



ੴ ਸ਼੍ਰੀ ਵਾਹਿਗੁਰੂ ਜੀ ਕੀ ਫਤਿਹ ॥



ਕੰਬਦੀ ਕਲਾਈ

(ਦੂਜਾ ਭਾਗ)

{ਖੰਡ-੧}

{ਗੁਰੂ ਸਾਹਿਬਾਨ ਦੀ ਮਹਿਮਾ}
ਪ੍ਰੇਮ ਤੇ ਬਿਰਹੋਂ ਦੇ ਗੀਤ }

ਭਾਈ ਸਾਹਿਬ ਭਾਈ ਵੀਰ ਸਿੰਘ ਜੀ



ਭਾਈ ਵੀਰ ਸਿੰਘ ਸਾਹਿਤ ਸਦਨ

ਭਾਈ ਵੀਰ ਸਿੰਘ ਮਾਰਗ, ਗੋਲ ਮਾਰਕਿਟ,
ਨਵੀਂ ਦਿੱਲੀ-110001

Kambdi Kalai vol.II

Bhai Vir Singh

- ◎ ਭਾਈ ਵੀਰ ਸਿੰਘ ਸਾਹਿਤ ਸਦਨ, ਨਵੀਂ ਦਿੱਲੀ
ਪਹਿਲੀ ਐਡੀਸ਼ਨ (Computerised)

ਪ੍ਰਕਾਸ਼ਕ :

ਭਾਈ ਵੀਰ ਸਿੰਘ ਸਾਹਿਤ ਸਦਨ,
ਭਾਈ ਵੀਰ ਸਿੰਘ ਮਾਰਗ, ਨਵੀਂ ਦਿੱਲੀ

Email : bvsssindia@yahoo.com

Website : bvsssindia.com

ਮੈਟਰ :

Focus Impressions
1770, Arya basti, Kotla Mubarak Pur
New Delhi-110003

ਭੇਟਾ : 75/- ਰੁਪਏ

੧੬ੴ ਸਤਿਗੁਰ ਜੀ ਕੀ ਫਤਹਾ॥

ੳ ੳ

ਦੇ ਗੱਲਾਂ*

ਸ੍ਰੀ ਗੁਰੂ ਸਾਹਿਬਾਨ ਨੇ ਸਿਫਤ ਸਲਾਹ ਨੂੰ ਬੜਾ ਉੱਚਾ ਦਰਜਾ ਦਿਤਾ ਹੈ:-
 “ਜਿਸਨੋ ਬਖਸੇ ਸਿਫਤਿ ਸਾਲਾਹ॥ ਨਾਨਕ ਪਾਤਿਸਾਹੀ ਪਾਤਿਸਾਹੁ॥” ਆਪ
 ਆਪਣੇ ਪਰਮ ਸੁੱਧ ਤੇ ਪ੍ਰੇਮ ਸਮੁੰਦਰ ਹਿਰਦੇ ਨਾਲ ਅਤੇ ਇਲਾਹੀ ਮਿਠਾਸ ਵਾਲੀ
 ਰਸਨਾ ਨਾਲ ਵਾਹਿਗੁਰੂ ਜੀ ਦਾ ਕੀਰਤਨ ਸਦਾ ਗਾਉਂਦੇ ਰਹੇਂ ਤੇ ਕੀਰਤਨ ਦੀ
 ਮਹਿਮਾ ਉਚਾਰਦੇ ਰਹੇਂ ਉਹ ਇਲਾਹੀ ਸੰਗੀਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ
 ਹੈ, ਜੋ ਧੂਰ ਤੋਂ ਆਈ ਹੈ,^੧ ਅਤੇ ਪਾਵਨ ਗੁਰੂ ਹਿ੍ਦੇ ਤੋਂ ਪ੍ਰਗਟੀ ਗੁਰਬਾਣੀ ਹੈ,^੨
 ਜਿਸ ਦੇ ਗਾਉਣ ਦੀ ਆਗਜਾ ਹੈ^੩ ਤੇ ਪੱਕੇ ਗੁਰੂ ਤੋਂ ਪ੍ਰਕਾਸ਼ਣ ਕਰਕੇ ਪੱਕੀ ਬਾਣੀ
 ਹੈ^੪ ਤੇ ਬਾਣੀਆਂ ਸਿਰ ਬਾਣੀ ਹੈ।^੫

ਸਿੱਖ ਦੇ ਰੁਕਨਾਂ ਵਿਚ ਪਹਿਲਾ ਰੁਕਨ ਅਕਾਲ ਪੁਰਖ ਹੈ
 ਤੇ ਦੂਸਰਾ ਗੁਰੂ। ਅਕਾਲ ਪੁਰਖ ਦੀ ਸਿਫਤ ਸਲਾਹ ਗੁਰਬਾਣੀ
 ਵਿਚ ਸਤਿਗੁਰਾਂ ਨੇ ਆਪ ਆਪਣੀ ਬਾਣੀਆਂ ਸਿਰ ਬਾਣੀ ਤੇ ਪੱਕੀ
 ਬਾਣੀ ਵਿਚ ਗਾਂਵੀਂ ਹੈ ਪਰ ਗੁਰੂ ਦੀ ਸਿਫਤ ਸਲਾਹ ਸਿੱਖਾਂ ਨੇ
 ਗਾਉਣੀ ਹੈ।

-
੧. “ਅਨਦ ਸੂਖ ਮੰਗਲ ਬਨੇ ਪੇਖਤ ਗੁਨ ਗਾਉ॥੧॥ ਰਹਾਉ॥
 ਕਥਾ ਕੀਰਤਨ ਰਾਗ ਨਾਦ ਧੁਨਿ ਇਹੁ ਬਨਿਓ ਸੁਆਉ॥” {ਖਿਲਾ: ਮ: ੫-੧੦}
 ੨. ‘ਕੀਰਤਨ ਨਿਰਮੋਲਕ ਹੀਰਾ’।
 ੩. ‘ਧੂਰ ਕੀ ਬਾਣੀ ਆਈ’, ਪੁਨਾ:- ‘ਮੈਂ ਕਹਿਆ ਸਭ ਹੁਕਮਾਉ ਜੀਉ।
 ੪. ‘ਬਾਣੀ ਗੁਰੂ ਗੁਰੂ ਹੈ ਬਾਣੀ।’ ਪ. ਗੁਰਬਾਣੀ ਗਾਵਹ ਭਾਈ।
 ੫. ਗੁਰਬਾਣੀ ਤ ਕਚੀ ਸਤਿਗੁਰੂ ਬਾਝਹੁ ਹੋਰ ਕਚੀ ਬਾਣੀ।’ {ਅਨੰਦ-੨੪}
 ੬. ਬਾਣੀ ਤ ਗਾਵਹੁ ਗੁਰੂ ਕੇਰੀ ਬਾਣੀਆ ਸਿਰ ਬਾਣੀ।’ {ਅਨੰਦ-੨੩}
 - * ਨੋਟ : ਇਹ “ਦੇ ਗੱਲਾਂ” ਕੰਬਦੀ ਕਲਾਈ ਭਾਗ ਪਹਿਲਾ ਦੇ ਸ਼ੁਰੂ ਵਿਚ ਮੁੱਢਲੀ ਬੇਨਤੀ ਦੇ
 ਤੌਰ ਤੇ ਜਲਾਈ, ੧੯੩੩ ਵਿਚ ਭਾਈ ਸਾਹਿਬ ਭਾਈ ਵੀਰ ਸਿੱਖ ਜੀ ਨੇ ਆਪ ਲਿਖੀ ਸੀ।
 ਉਨ੍ਹਾਂ ਦੇ ਇਸ ਵਿਚ ਦਿਤੇ ਖਿਆਲ ਇਸ ਹੱਥਲੀ ਪੁਸਤਕ “ਕੰਬਦੀ ਕਲਾਈ ਭਾਗ ਦੂਸਰਾ”
 ਲਈ ਵੀ ਉਤਨੇ ਹੀ ਚੁਕਵੇਂ (relevant) ਹਨ ਜਿਨੇ ਕਿ ਭਾਗ ਪਹਿਲੇ ਲਈ। ਇਸ ਲਈ
 ਇਥੇ ਵੀ ਛਾਪ ਦਿਤੀ ਹੈ।

- ੮ -

ਇਸ ਪਾਸੇ ਸਭ ਤੋਂ ਪਹਿਲਾਂ ਸ਼ੁੱਧ ਹਿ੍ਦੇ ਵਾਲੇ ਭੱਟਾਂ ਨੇ ਅਪਣੇ ਨਿਜ ਤਜਰਬੇ ਦੇ ਆਧਾਰ ਤੇ ਹਿੰਦੀ ਬੋਲੀ ਵਿਚ ਤੇ ਭਾਈ ਗੁਰਦਾਸ ਜੀ ਨੇ ਨਿਜ ਤਜਰਬੇ ਦੇ ਆਧਾਰ ਤੇ ਪੰਜਾਬੀ ਤੇ ਹਿੰਦੀ ਵਿਚ, ਤੇ ਨਿਜ ਤਜਰਬੇ ਦੇ ਆਧਾਰ ਤੇ ਹੀ ਭਾਈ ਨੰਦ ਲਾਲ ਜੀ ਨੇ ਛਾਰਸੀ ਵਿਚ ਸਤਿਗੁਰਾਂ ਦੇ ਗੁਣ ਤੇ ਯਸ਼ ਗਾਇਨ ਕੀਤੇ ਹਨ। ਇਹ ਸਾਰੇ ਪੂਰਨ ਬ੍ਰਹਮ ਗਿਆਨੀ ਸੇ। ਮਹਾਰੋਂ ਹੋਰ ਕਵੀਆਂ ਨੇ ਬਿਜ ਭਾਸ਼ਾ ਵਿਚ ਸਿਫਤ ਸਲਾਹ ਉਚਾਰੀ ਤੇ ਗਾਂਵੀਂ ਹੈ। ਪਿਛਲੇ ਸਮੇਂ ਰੌਂ ਬਿਜ ਭਾਸ਼ਾ ਵਲ ਬਹੁਤਾ ਸੀ, ਇਸ ਕਰਕੇ ਸਿਆਣੇ ਉਸੇ ਬੋਲੀ ਵਿਚ ਨਿਜ ਭਾਵ ਉਚਾਰਦੇ ਰਹੇ।

ਸਤਿਗੁਰਾਂ ਦੀ ਮਹਿਮਾ ਦੇ ਦਿਲ ਤਰੰਗ ਸਿਖ ਹਿਰਦਿਆਂ ਵਿਚ ਉੱਠਣੇ ਇਕ ਉਮਾਹੂ ਗਲ ਹੈ ਤੇ ਉਨ੍ਹਾਂ ਦੇ ਗਾਵਣ ਸੁਣਨ ਨਾਲ ਸਿੱਖਾਂ ਵਿਚ ਪ੍ਰੇਮ ਵਧਣਾ ਹੋਇਆ। ਚਾਹੇ ਲਿਖਣਹਾਰ ਮਿਤ ਵਾਲੇ ਹੋਣ, ਪਰ ਪਜਾਰ ਉਛਾਲ ਉਮਲ ਹੀ ਪੈਂਦੇ ਹਨ। ਇਉਂ ਅਪਣੀ ਬੋਲੀ ਵਿਚ ਅਪਣੇ ਦਿਲ-ਭਾਵ ਪੈਂਤੀ ਚਾਲੀ ਕੁ ਬਰਸ ਹੋਏ ਤਾਂ ਸਤਿਗੁਰੂ ਦੀ ਮਿਹਰ ਨਾਲ ਪੰਜਾਬੀ ਵਿਚ ਪ੍ਰਗਟਣੇ ਆਰੰਭ ਹੋਏ। ਗੁਰਪੁਰਬਾਂ ਦੇ ਸਮੇਂ ਯਾ ਹੋਰ ਵੇਲਿਆਂ ਤੇ ਜੋ ਭਾਵ ਤੇ ਅੰਤੀਵ ਵਲਵਲੇ ਸੰਗੀਤਕ ਰੂਪ ਲੈਕੇ ਪੰਜਾਬੀ ਬੋਲੀ ਵਿਚ ਇਸ ਲੇਖਣੀ ਤੋਂ ਲਿਖੀਂਦੇ ਰਹੇ, ਓਹ ਸੰਗਤਾਂ ਵਿਚ ਸੰਗੀਤ ਰੂਪ ਲੈਕੇ ਗਾਵੇਂ ਜਾਂਦੇ ਰਹੇ ਹਨ। ਇਹ ਗ੍ਰੰਥ ਹੁੰਦੇ ਜਾਂਦੇ ਸਨ ਤੇ ਸੰਗਤਾਂ ਵਿਚ ਇਨ੍ਹਾਂ ਲਈ ਚਾਹ ਸੀ, ਇਸ ਲਈ ਇਸ ਸੰਚਯ ਵਿਚ ਇਕੱਤ੍ਰ ਕੀਤੇ ਗਏ ਹਨ।

ਧਰਮ ਦੇ ਆਗੂਆਂ ਦੇ ਜੀਵਨ ਤੇ ਉਨ੍ਹਾਂ ਦੀ ਯਾਦ ਤੇ ਉਨ੍ਹਾਂ ਦੇ ਆਤਮ ਸਰੂਪ ਨਾਲ ਸਿੱਖਾਂ ਤੇ ਪ੍ਰੇਮੀਆਂ ਨੂੰ ਖਾਸ ਪਿਆਰ ਹੁੰਦਾ ਹੈ। ਜਿਸ ਲਈ ਤਰ੍ਹਾਂ ਤਰ੍ਹਾਂ ਦੇ ਵਲਵਲਿਆਂ ਦੇ ਰੀਤ ਪ੍ਰੇਮੀਆਂ ਵਿਚ ਉਪਜਦੇ ਤੇ ਪਰਵਿਰਤਦੇ ਹਨ। ਜਿਸ ਮਤ ਦੇ ਪ੍ਰੇਮੀ ਵਾਹਿਗੁਰੂ ਦਾ ਜਸ ਤਾਂ ਅਪਣੇ ਧਰਮ ਪੁਸਤਕ ਤੋਂ ਗਾਵਣ ਪਰ ਅਪਣੇ ਪ੍ਰਾਣ ਪਿਆਰੇ ਗੁਰ-ਅਵਤਾਰਾਂ ਦੇ ਜਸ ਵੇਲੇ ਇਤਰ ਮਤਾਂ ਦੇ ਰੀਤ ਗਾਉਣ, ਉਨ੍ਹਾਂ ਦੀ ਭਰਾਤੀ ਅਨਿੰਨ ਨਹੀਂ ਰਹਿ ਸਕਦੀ। ਠੇਠ ਬੋਲੀ ਵਿਚ ਗੁਰੂ ਯਸ਼ ਦੇ ਰੀਤਾਂ ਦੀ ਭਾਰੀ ਬੁੜ ਸੀ ਜਦੋਂ ਕਿ ਏਹ ਰੀਤ ਲਿਖੇ ਜਾਣੇ ਆਰੰਭ ਹੋਏ ਤੇ ਹਰ ਸਾਲ ਦੇ ਵੱਡੇ ਗੁਰਪੁਰਬਾਂ ਪਰ ਏਹ ਛਪਦੇ ਤੇ ਪ੍ਰਚਾਰ ਪਾਉਂਦੇ ਰਹੇ, ਜਿਸ ਕਰਕੇ ਪੰਥ ਵਿਚ ਆਮ ਰੌਂ ਅਪਣੇ ਸਤਿਗੁਰਾਂ ਦੀ ਸਿਫਤ ਸਲਾਹ ਤੇ ਗੁਣ ਗਾਇਨ ਦਾ ਚੱਲ ਪਿਆ। ਹੁਣ ਸਾਰੇ ਰੀਤਾਂ ਨੂੰ ਇਕੱਠਿਆਂ ਕਰਨ ਦੇ ਨਾਲ ਮੁੜ ਸੁਧਾਰਿਆ ਹੈ ਤੇ ਸੋਧਕੇ ਇਸ ਪੇਖੀ ਵਿਚ ਛਾਪਿਆ ਹੈ।

ਗੁਣਾਂ ਦੇ ਕੀਰਤਨ ਨਾਲ ਮਨ ਪਵਿੱਤ੍ਰ ਹੁੰਦਾ ਹੈ:- ‘ਗੁਨ ਗਾਵਤ
 ਤੇਰੀ ਉਤਰਸਿ ਮੈਲਾ’ ਗੁਣ ਗਾਇਨ ਨਾਲ ਆਨੰਦ ਪ੍ਰਾਪਤ ਹੁੰਦਾ ਹੈ:- ‘ਗੁਨ
 ਗਾਵਤ ਮਨਿ ਹੋਇ ਅਨੰਦ’ ਤੇ ਅਰਸੋਂ ਆਏ, ਸਾਂਈਂ ਨਾਲ ਸਦਾ ਜੁੜੇ ਤੇ ਸਾਂਈਂ
 ਦੇ ਸੁੱਚੇ ਗਜਾਨ ਨੂੰ ਸਾਡੇ ਪਰ ਪ੍ਰਕਾਸ਼ਣ ਵਾਲੇ ਜੀਅਦਾਨ ਦਾਤੇ ਸਤਿਗੁਰਾਂ ਦਾ
 ਜਸ-ਗਾਇਨ ਕਰਨਾ ਗੁਰਬਾਣੀ ਨੇ ਸਿਖਾਇਆ ਹੈ:- ‘ਮਨ ਮੇਰੇ ਗੁਰ ਪੂਰਾ
 ਸਾਲਾਹਿ।’ ਫਿਰ ਛੁਰਮਾਇਆ : - ‘ਮੇ ਸਤਿਗੁਰੂ ਕਹਹੁ ਸਭਿ ਧੰਨੁ ਧੰਨੁ ਜਿਨਿ
 ਹਰਿ ਭਗਤਿ ਭੰਡਾਰ ਲਹਾਇਆ।’ ਇਹ ਸੰਚਯ ਉਨ੍ਹਾਂ ਸੂਰੇ ਸਤਿਗੁਰਾਂ ਦਾ ‘ਧੰਨ
 ਧੰਨ’ ਹੈ ਉਨ੍ਹਾਂ ਦੇ ਚਰਨਾਂ ਵਲ ਪ੍ਰੇਮ ਦਾ ਪ੍ਰਵਾਹ ਹੈ।*

ਇਹ ਇਕ ਉਸ ਤਰ੍ਹਾਂ ਦੀ ਸਿੱਕ ਭਰੀ ਉੱਲਰ ਹੈ ਜਿਵੇਂ ਮੁਗਧਾ ਦੀ
 ਪਯਾਰ-ਕਲਾਈ ਪ੍ਰੀਤਮ ਦੇ ਗਲੇ ਵਲ ਉਠਦੀ ਹੈ, ਲਿਛਦੀ ਹੈ, ਚੱਕਰ ਖਾਂਦੀ ਹੈ,
 ਪਰ ਕੰਬਦੀ ਹੋਈ ਆਸਵੰਤ ਰੁਖ ਵਿਚ ਰਹਿੰਦੀ ਹੈ। ਨਾਂ ਘੁੱਟਕੇ ਲਿਪਟਦੀ ਹੈ,
 ਮਤਾਂ ਅਦਬ ਵਿਚ ਫਰਕ ਪਵੇ, ਨਾਂ ਪਰੇ ਹਟਦੀ ਹੈ, ਮਤਾਂ ਵਿੱਥ ਪੈ ਜਾਵੇ, ਸਗੋਂ
 ਇਕ ਤਾਂਘ ਵਿਚ, ਖਿੱਚ ਵਿਚ ਲਪੇਟ ਦੇ ਰੁਖ ਵਿਚ ਆਈ ਬਰਰ ਬਰਰ ਕਰ ਰਹੀ
 ਪ੍ਰੀਤਮ ਵਲ ਨੂੰ ਉੱਲਗੀ ਰਹਿੰਦੀ ਹੈ।

ਇਸ ਸੰਚਯ ਵਿਚ ਗੀਤਾਂ ਦੀ ਤਰਤੀਬ ਸੰਮਤ ਵਾਰ ਨਹੀਂ, ਪਰ ਛੋਟੇ
 ਪਹਿਲੋਂ ਤੇ ਵੱਡੇਰੇ ਮਗਾਰੋਂ ਦੇਣ ਦਾ ਯਤਨ ਹੈ।

ਅੰਮ੍ਰਿਤਸਰ
 ਜੁਲਾਈ, ੧੯੩੩ } }

ਕਰਤਾ

* ਸ੍ਰੀ ਗੁਰੂ ਜੀ ਬਾਬਤ ਛੁਰਮਾਣ ਹੈ:- ‘ਸਤਿਗੁਰ ਜੇਵੱਡ ਅਵਰੁ ਨ ਕੋਇ॥ (ਮਲਾ: ਮ: ੫)
 ਗਾਰੂ ਪਾਰਬਹਮ ਪਰਮੇਸ਼ਰੁ ਸੋਇ॥’ ਤੇ ਪਤਾ ਦਿਤਾ ਹੈ-ਗੁਰੂ ਨਾਨਕੁ ਨਾਨਕੁ ਹਰਿ ਸੋਇ॥
 {ਗੋੜ ਮ: ੫}

੧੭੦ ਸ੍ਰੀ ਵਾਹਿਗੁਰੂ ਜੀ ਕੀ ਫਤਹਾ॥

ਕੰਬਦੀ ਕਲਾਈ (ਭਾਗ ਦੂਜਾ) ਮੁੱਢਲੀ ਬੇਨਤੀ

ਗੁਰੂ ਸਾਹਿਬਾਨ ਦੀ ਮਹਿਮਾਂ, ਪ੍ਰੇਮ ਤੇ ਬਿਰਹੋਂ ਦੇ ਬਹੁਤ ਸਾਰੇ ਗੀਤ ਅਗੇ ਪੁਸਤਕ 'ਕੰਬਦੀ ਕਲਾਈ' ਵਿਚ ਛਪ ਚੁਕੇ ਹਨ। ਇਹ ਸਾਰੇ ਗੀਤ ਭਾਈ ਵੀਰ ਸਿੰਘ ਜੀ ਦੀ ਰਚਨਾ ਹਨ। ਉਹ ਪੁਸਤਕ ਪਹਿਲੀ ਵਾਰ ੧੯੩੩ ਵਿਚ ਛਪੀ ਸੀ ਤੇ ਇਸ ਤੋਂ ਬਾਅਦ ਉਸਦੇ ਕਈ ਐਡੀਸ਼ਨ ਛਪ ਚੁਕੇ ਹਨ। ਉਸ ਪੁਸਤਕ ਵਿਚ ਸਮੇਂ ਸਮੇਂ ਸਿਰ ਗੀਤਾਂ ਦੀ ਸੰਖਿਆ ਵਧਦੀ ਗਈ। ਇਹ ਪੁਸਤਕ ਸੰਗਤਾਂ ਵਿਚ ਬਹੁਤ ਸਲਾਹੀ ਗਈ ਸੀ ਤੇ ਅੱਜ ਵੀ ਬੜੀ ਲੋਕ-ਪਿਯੁ ਹੈ। ਚੂਂਕਿ ਭਾਈ ਸਾਹਿਬ ਭਾਈ ਵੀਰ ਸਿੰਘ ਜੀ ੧੦ ਜੂਨ, ੧੯੫੭ ਨੂੰ ਸੱਚਖੰਡ ਪਿਆਨਾ ਕਰ ਗਏ ਸਨ, ਇਸ ਵਾਸਤੇ ਉਸਦੀ ਛੇਵੰਂ ਐਡੀਸ਼ਨ ਤੋਂ ਬਾਅਦ ਕੋਈ ਵਧਾ ਨਾ ਹੋ ਸਕਿਆ।

ਗੁਰੂ ਮਹਿਮਾਂ ਦੇ ਗੀਤਾਂ ਨੂੰ ਪੁਸਤਕ ਰੂਪ ਵਿਚ ਛਾਪਨ ਦੀ ਕੀ ਲੋੜ ਸੀ? ਇਸਦਾ ਜਵਾਬ ਪਹਿਲੀ ਪੁਸਤਕ "ਕੰਬਦੀ ਕਲਾਈ" ਦੀ ਮੁੱਢਲੀ ਬੇਨਤੀ "ਦੋ ਗੱਲਾਂ" ਵਿਚ ਭਾਈ ਵੀਰ ਸਿੰਘ ਜੀ ਨੇ ਆਪ ਬੜੀ ਵਿਸਥਾਰ ਨਾਲ ਦਿਤਾ ਹੈ। ਇਸ ਵਾਸਤੇ ਇਸ ਤੋਂ ਪਹਿਲੇ ਪੰਨਿਆਂ ਵਿਚ, ਪਾਠਕਾਂ ਦੀ ਗਿਆਤ ਲਈ, ਉਹ ਵੀ ਛਾਪ ਦਿਤੀ ਹੈ ਕਿਉਂਕਿ ਉਹ ਇਸ ਹਥਲੀ ਪੁਸਤਕ ਲਈ ਪੜ੍ਹਨ ਯੋਗ (relevant) ਹੈ।

ਉਪਰ ਲਿਖੀ ਪੁਸਤਕ 'ਕੰਬਦੀ ਕਲਾਈ' ਵਿਚ ੧੫੨ ਗੀਤ ਤੇ ਕੁਛ ਰੁਬਾਈਆਂ ਹਨ। ਦੇਖਿਆ ਗਿਆ ਹੈ ਕਿ ਇਨ੍ਹਾਂ ਤੋਂ ਇਲਾਵਾ ਭਾਈ ਸਾਹਿਬ ਜੀ ਦੇ ਰਚੇ ਹੋਰ ਵੀ ਬਹੁਤ ਸਾਰੇ ਇਸੇ ਕਿਸਮ ਦੇ ਗੁਰੂ ਉਸਤਤਿ ਦੇ ਗੀਤ ਹਨ ਜੋ ਵੱਡੇ ਗ੍ਰੰਥਾਂ (ਜਿਵੇਂ ਗੁਰੂ ਨਾਨਕ ਚਮਤਕਾਰ, ਸ੍ਰੀ ਕਲਗੀਧਰ ਚਮਤਕਾਰ, ਸੰਤ ਬਿਸਲਾ ਸਿੰਘ, ਗੁਰਪੁਰਬ ਗੁਲਜ਼ਾਰ ਆਦਿ) ਦੇ ਪੰਨਿਆਂ ਵਿਚ ਛੁਪੇ ਪਏ ਹਨ ਤੇ ਨਿੱਖਰਕੇ ਵੱਖਰੀ ਪੁਸਤਕ ਦੇ ਰੂਪ ਵਿਚ ਪਾਠਕਾਂ ਦੇ ਸਾਮੂਹਣੇ ਹਾਲੇ ਤਕ ਨਹੀਂ ਆਏ।

ਸੰਗਤਾਂ ਦੀ ਬਾਰ ਬਾਰ ਮੰਗ ਤੇ ਅਸਾਂ ਇਹ ਇਕ ਨਿਮਾਣਾ ਜਿਹਾ ਯਤਨ ਕੀਤਾ ਹੈ ਕਿ ਇਹਨਾਂ ਛੁਪੇ ਹੋਏ ਗੀਤਾਂ ਨੂੰ ਸੰਕਲਤ ਕਰਕੇ ਪੁਸਤਕ ਦੇ ਰੂਪ ਵਿਚ ਛਾਪ ਦਿੱਤਾ ਜਾਏ ਤਾਂਕਿ ਪਾਠਕਾਂ ਦੀ ਮੁਸ਼ਕਲ ਦਾ ਹਲ ਹੋ ਜਾਏ। ਇਹ ਯਤਨ ਕਰਦਿਆਂ ਜੋ ਕਵਿਤਾਵਾਂ ਬਹੁਤ ਲੰਮੀਆਂ ਤੇ ਕਥਾ-ਨੁਮਾ ਹਨ ਉਹ ਛੋੜ ਦਿੱਤੀਆਂ ਹਨ ਤਾਂਕਿ ਇਸ ਪੁਸਤਕ ਦਾ ਅਕਾਰ ਬਹੁਤ ਵੱਡਾ ਨਾ ਹੋ ਜਾਏ।

ਇਸ ਕਾਵਿ ਸੰਗ੍ਰਹੀ ਦੇ ਤਿਆਰ ਹੋ ਜਾਣ ਪਰ ਇਸਦੇ ਨਾਮ ਰੱਖਣ ਤੇ ਵਿਚਾਰ ਹੋਈ। ਚੂਂਕਿ ਦੋਵੰਂ ਪੁਸਤਕਾਂ ਦਾ ਵਿਸ਼ਯ ਇਕੋ ਹੀ ਹੈ ਇਸ ਵਾਸਤੇ ਇਹ

ਹੀ ਠੀਕ ਸਮਝਿਆ ਕਿ ਜੋ ਪਹਿਲੀ ਪੁਸਤਕ ਹੈ ਉਸ ਦਾ ਨਾਮ “ਕੰਬਦੀ ਕਲਾਈ” ਨੂੰ ਬਦਲ ਕੇ “ਕੰਬਦੀ ਕਲਾਈ-ਭਾਗ ਪਹਿਲਾ” ਰੱਖ ਦਿੱਤਾ ਜਾਏ ਤੇ ਇਸ ਹੱਥਲੀ ਪੁਸਤਕ ਦਾ ਨਾਮ “ਕੰਬਦੀ ਕਲਾਈ-ਭਾਗ ਦੂਜਾ” ਰੱਖ ਦਿੱਤਾ ਜਾਵੇ।

ਇਸ ਹੱਥਲੀ ਪੁਸਤਕ ਦੇ ਦੋ ਖੰਡ ਹਨ। ਖੰਡ-1 ਵਿਚ ਦੇ ਸਾਰੇ ਗੀਤ/ਕਵਿਤਾਵਾਂ ਭਾਈ ਵੀਰ ਸਿੰਘ ਜੀ ਰਚਿਤ ਹਨ ਜੋ ਉਹਨਾਂ ਨੇ ਗੁਰਪੁਰਬਾਂ ਦੇ ਸਮੇਂ ਲਿਖੇ ਯਾ ਜਦੋਂ ਕੋਈ ਵਲਵਲਾ ਉਪਰੋਂ ਉਤਰਿਆ ਤਾਂ ਲਿਖ ਦਿੱਤਾ। ਖੰਡ-2 ਵਿਚ ਕੇਵਲ ਭਾਈ ਨੰਦ ਲਾਲ ਜੀ ਦੀਆਂ ਫਾਰਸੀ ਵਿਚ ਲਿਖੀਆਂ ਗਜ਼ਲਾਂ, ਰੁਬਾਈਆਂ ਯਾ ਸ਼ੇਅਰ ਹਨ ਤੇ ਭਾਈ ਸਾਹਿਬ ਭਾਈ ਵੀਰ ਸਿੰਘ ਜੀ ਨੇ ਉਨ੍ਹਾਂ ਦਾ ਪੰਜਾਬੀ ਕਵਿਤਾ ਵਿਚ ਉਲਥਾ ਕੀਤਾ ਹੈ। ਇਕ ਬੋਲੀ ਦੀ ਕਵਿਤਾ ਨੂੰ ਦੂਸਰੀ ਬੋਲੀ ਦੀ ਕਵਿਤਾ ਵਿਚ ਅਨੁਵਾਦ ਕਰਨਾ (translation of poetry in one language to poetry in another language) ਬਹੁਤ ਹੀ ਕਠਿਨ ਕੰਮ ਹੈ, ਪਰ ਸਤਿਕਾਰਯੋਗ ਅਨੁਵਾਦ ਕਰਤਾ ਭਾਈ ਸਾਹਿਬ ਭਾਈ ਵੀਰ ਸਿੰਘ ਜੀ ਨੇ, ਸਾਹਿਤ ਦੇ ਦੂਸਰੇ ਖੇਤਰਾਂ ਵਾਂਕੂ, ਇਸ ਫਨ ਵਿਚ ਵੀ ਕਮਾਲ ਹੀ ਕਰ ਵਖਾਇਆ ਹੈ।

ਪਾਠਕਾਂ ਦੀ ਸਹੂਲਤ ਵਾਸਤੇ ਹਰ ਗੀਤ ਦੇ ਥੱਲੇ ਹਵਾਲੇ (references) ਦੇ ਦਿੱਤੇ ਗਏ ਹਨ ਤਾਕਿ ਪਾਠਕਾਂ ਨੂੰ ਉਹ ਪ੍ਰਸੰਗ (ਜਿਸ ਵਿਚੋਂ ਗੀਤ ਲਏ ਗਏ ਹਨ) ਲਭਣ ਵਿਚ ਪਰੇਸ਼ਾਨੀ ਨਾ ਹੋਵੇ।

ਅਸਾਂ ਆਪਣੀ ਵਲੋਂ ਕੇਵਲ (1) ਉਨ੍ਹਾਂ ਗੀਤਾਂ ਦੇ ਸਿਰਲੇਖ ਦਿੱਤੇ ਹਨ ਜਿਨ੍ਹਾਂ ਦੇ ਸਿਰਲੇਖ ਵੱਡੇ ਗ੍ਰੰਥਾਂ ਵਿਚ ਨਹੀਂ ਦਿੱਤੇ ਗਏ ਤੇ (2) ਕਈ ਗੀਤਾਂ ਦੇ ਥੱਲੇ ਫੁਟ ਨੋਟ (Foot note) ਦੇ ਦਿੱਤੇ ਹਨ ਤਾਕਿ ਪਾਠਕ ਸਜਣਾਂ ਨੂੰ ਗੀਤ ਦਾ ਪਿਛੇਕੜ ਯਾ ਸੰਦਰਭ ਪਤਾ ਲਗ ਜਾਏ। ਗੀਤਾਂ ਦੇ ਸਿਰਲੇਖ ਯਾ ਫੁਟ ਨੋਟ ਲਿਖਦਿਆਂ ਇਸ ਗਲ ਦਾ ਖਾਸ ਧਿਆਨ ਰੱਖਿਆ ਗਿਆ ਹੈ ਕਿ ਜਿਥੋਂ ਤਕ ਹੋ ਸਕੇ ਉਨ੍ਹਾਂ ਦੇ ਸ਼ਬਦ ਉਸੇ ਗੀਤ ਯਾ ਪਰਸੰਗ ਵਿਚੋਂ ਹੀ ਲਿਤੇ ਜਾਣ।

ਇਸ ਕਾਵਿ ਸੰਗ੍ਰਹਿ ਨੂੰ ਤਿਆਰ ਕਰਨ ਵਿਚ ਅਨਜਾਨੇ ਜ਼ਿੰਦੂਰੀ ਕੁਝ ਗਲਤੀਆਂ, ਤੁਟੀਆਂ ਯਾ ਹੋਰ ਕਿਸੇ ਪ੍ਰਕਾਰ ਦੀਆਂ ਉਕਾਈਆਂ ਰਹਿ ਗਈਆਂ ਹੋਣਗੀਆਂ। ਸੁਹਿਰਦ ਪਾਠਕ ਜਨਾਂ ਨੂੰ ਕਿਸੇ ਕਿਸਮ ਦੀ ਕੋਈ ਗਲਤੀ ਆਦਿ ਨਜ਼ਰ ਆਵੇ ਤਾਂ ਭਾਈ ਵੀਰ ਸਿੰਘ ਸਾਹਿਤ ਸਦਨ, ਨਵੀਂ ਦਿੱਲੀ ਨੂੰ ਲਿਖ ਭੇਜਣ ਦਾ ਕਸ਼ਟ ਕਰਨ। ਅਸੀਂ ਦਿਲੋਂ ਧਨਵਾਦੀ ਹੋਵਾਂਗੇ ਤੇ ਅਗਲੀਆਂ ਐਡੀਸ਼ਨਾਂ ਵਿਚ ਸੁਧਾਈ ਕਰਨ ਦਾ ਯਤਨ ਕਰਾਂਗੇ।

ਨਵੰਬਰ, 2007

ਭਾਈ ਵੀਰ ਸਿੰਘ ਸਾਹਿਤ ਸਦਨ

Abbreviations (ਸੰਖਿਪਤਾਖਰ)

ਮੂਲ ਰੂਪ

1. ਅਧਿਆਇ
2. ਸੰਤ ਬਿਮਲਾ ਸਿੰਘ
3. ਸੰਸਤ ਗੁਰੂ ਨਾਨਕ ਸਾਹਿਬ
4. ਕਲਰੀਧਰ ਚਮਤਕਾਰ
5. ਗੁਰੂ ਨਾਨਕ ਚਮਤਕਰ
6. ਬਾਬਾ ਨੌਜ ਸਿੰਘ

ਸੰਖਿਪਤਾਖਰ

- ਅਧਿ:
ਸੰ: ਬਿ: ਸਿ:
ਸੰ: ਗੁ: ਨਾ: ਸਾ:
ਕ: ਧ: ਚ:
ਗੁ: ਨਾ: ਚ:
ਬਾ: ਨੋ: ਸਿ:

੧੬੮ ਸ੍ਰੀ ਵਾਹਿਗੁਰੂ ਜੀ ਕੀ ਫਤਹਾ॥

ਕੰਬਦੀ ਕਲਾਈ (ਭਾਗ ਦੂਸਰਾ)

(ਪੰਡ-੧)

ਤਤਕਰਾ

{ਗੀਤਾਂ ਦੀ ਪਹਿਲੀ ਸਤਰ ਦੇ ਅੱਖਰ ਕਮ ਅਨੁਸਾਰ}

ਗੀਤ ਨੰ:	ਪਹਿਲੀ ਸਤਰ	ਗੀਤ ਦਾ ਸਿਰਲੇਖ	ਪੰਨਾ
੯੪.	ਉਠ ਚੱਲੋ ਚੱਲੋ ਗੁਰ ਨਾਨਕ ਧਰਤੀ ਸੋਧਨ ਤਾਈ	ਪਹਿਲੀ ਧਰਮਸਾਲ	੮੩
੯੧.	ਅੱਜ ਸਪੂਤਤਾ ਹੋ ਗਿਆ ਬੁਧੂ ਸ਼ਾਹ ਛਕੀਰ	ਪੀਰ ਬੁਧੂ ਸ਼ਾਹ ਦਾ ਸੁਕਰਾਨਾ	੧੨੮
੧.	ਆਓ ਨੀ ਸਹੀਓ ਰਲ ਸੈਦੇ ਨੂੰ ਚਲੀਏ	ਆਪ ਵਪਾਰੀ ਹੋ ਆਇਆ	੧
੫੪.	ਆਸ ਆਸ ਕਰਦਿਆਂ ਓ ਆਸ ਹੀ ਬਿਲਾ ਗਈ	ਕਮਾਲ ਦੀ ਨਿਰਾਸਤਾ-੧	੨੪
੨੫.	ਅਖਣ ਇਕ ਕੁਕਨੂਸ ਨਾਮ ਦਾ ਪੰਛੀ ਕਿਧਰੇ ਹੁੰਦਾ	ਕੁਕਨੂਸ ਪੰਛੀ-ਮੌਤ ਤੇ ਫਤਹਾ।	੩੩
੯੪.	ਆ ਮਿਲ ਕਲਰੀ ਵਾਲੇ ਪ੍ਰਤਿਮ! ਤੈਂ ਬਿਨ ਖਰੀ ਨਿਮਾਨੀ ਹਾਂ	ਆਮਿਲ	੧੩੨
੮੯.	“ਆਯਾ ਹਾਂ ਪਜਾਰ ਕਰਨੇ, ਕਰਸਾਂ ਪਿਆਰ ਕਰਸਾਂ	ਵੈਰੀ ਨਾ ਕੋਈ ਮੈਨੂੰ	੧੨੭
੮੭.	ਆਵੀਂ ਹੋ ਕਲਰੀ ਵਾਲੇ!	ਪਹਿਲੀ ਸਿੱਕ	੧੨੫
੩.	ਆ ਵੀਣਾ! ਸੁਰ ਛੇੜ ਸੁਹਾਵੀ..	ਵੀਣਾ ਨੂੰ ਸੁਝਾ	੩
੮੫.	ਇਸ ਨਾਲੋਂ ਮਰ ਜਾਹੁ ਬੱਚੀਏ! ਕੰਡ ਨ ਦੇਵੀਂ	ਮਾਂ ਦੀ ਫਿਟਕਾਰ	੬੫
੧੮.	ਇਸ ਪਾਤਕ ਤੋਂ ਪੰਛੀ ਡਰਦੇ, ਫਟਕੇ ਕੋਈ ਨ ਨੇੜੇ	ਗੁਰੂ ਨਾਨਕ ਜੀ ਦੇ ਆਵਣ ਤੇ ਕੋਹੜੀ ਦੇ ਵਲਵਲੇ	੨੯
੩੭.	ਇਕ ਝਲਕ ਦੇਕੇ ਮਾਰ ਗਿਆ	ਪਰਿਮਲਯਾ ਜੀ ਦਾ ਵੈਰਾਗ-੨	੫੧
੩੫.	ਇਕ ਦਿਹਾੜੇ ਕਲਰੀਆਂ ਵਾਲੇ ਸਾਹਿਬ ਸਮਰਥ ਮੇਰੇ	ਭਾਈ ਨੰਦ ਲਾਲ ਜੀ ਨੂੰ ਬੀਰ ਰਸ ਦਾ ਸੈਕ	੪੮
੯੮.	ਇਕ ਦਿਨ ਗੁਰੂ ਗੋਬਿੰਦ ਸਿੰਘ ਕਲਰੀਆਂ ਵਾਲੇ ਸੂਖੀ	ਦਸਮ ਗੁਰੂ ਦਰਸ਼ਨ	੯੨

ਗੀਤ ਨੰ:	ਪਹਿਲੀ ਸਤਰ	ਗੀਤ ਦਾ ਸਿਰਲੇਖ	ਪੰਨਾ
੪੨.	ਸ੍ਰੀ ਕਲਗੀਧਰ ਮਨ ਮੇਹ ਗਏ...	ਤਿਲੋਕ ਬਾਈ ਕੈਦ ਹੋਣ ਪਰ ਭੀ ਚੜ੍ਹਦੀ ਕਲਾ ਵਿਚ	੯੧
੬੭.	ਸਰਦੀ ਦੇ ਹਥੋਂ ਜਦ ਛਹਿ ਛਹਿ ਫੁਲਾਂ ਮੂੰਹ ਲੁਕਾਏ	ਕਲਗੀਆਂ ਵਾਲੇ ਦੇ ਰਾਹਾਂ ਤੇ ਨਰਗਸ ਨੇ ਨੈਣ ਵਿਛਾਏ	੯੧
੫੭.	ਸੜ ਗਏ ਕੁਲੇ ਕੋਠੇ ਸਾਡੇ ਹੜ ਕੋਈ ਚੜ ਆਵੇ	ਕਮਾਲ ਦਾ ਵੈਰਾਗ	੧੫
੧੯.	ਸਾਨੂੰ ਮਾਜ਼ ਛਾਯ ਤੋਂ ਦੂਰ ਕਰੀ	ਗਇ ਬੁਲਾਰ ਜੀ ਦੀ ਮੰਗ	੨੭
੩੮.	ਸਿਰ ਸਿਖ ਦੀ ਹੈ ਤੂਬੜੀ ਤੂੰ ਅੰਮ੍ਰਿਤ ਦੀ ਖਾਣ	ਸਿਰ ਭੇਟਾ ਕਰਨ ਸਮੇਂ ਪੰਜਾਂ ਪਿਆਰਿਆਂ ਦੇ ਦਿਲੀ ਭਾਵ	੪੬
੩੯.	ਸੁਹਣਾ ਸਰੂਪ ਪਿਆਰਾ, ਸਾਰੇ ਸਮਾ ਰਿਹਾ ਹੈ,	ਸ੍ਰੀ ਕਲਗੀਧਰ ਜੀ ਤਿਲੋਕ ਬਾਈ ਦੀ ਨਜ਼ਰ ਵਿਚ	੫੬
੪੮.	ਸੌ ਜਾ ਨੀ ਸੌ ਜਾ ਮੇਰੀ ਗੁਰੂ ਦੀ ਸੁਆਰੀਏ	ਮਾਂ ਦੀ ਲੋਰੀ	੬੪
੩੦.	ਸੰਝ ਪਈ ਦਹਿਦਿਸ ਅੰਧਾਰਾ ਅੰਧ ਧੁੰਦ ਚੌਫੇਰ ਪਈ	ਸਿਦਕੋਂ ਡੇਲੀ ਰਾਣੀ ਰਾਇਪੁਰ ਦੀ ਪੁਕਾਰ	੩੯
੨੬.	ਹਾਂਡੀ ਮਿੱਟੀ ਵਾਲੜੀ ਉਹ ਮਿੱਟੀ ਹਾਂਡੀ	ਹਾਂਡੀ	੩੪
੪੧.	ਹੁਣ ਮਿਲ ਪਉ ਸਤਿਗੁਰ ਪਜਾਰਿਆ!	ਹੁਣ ਮਿਲ ਪਉ ਸਤਿਗੁਰ ਪਜਾਰਿਆ!	੫੬
੨.	ਹੇ ਦੀਨ ਦਿਆਲ, ਦਯਾ ਸਾਗਰ !	ਕੀ ਅਰਪ ਦੇਵਾਂ ਸ਼ਰਨ ਤੇਰੀ	੨
੫੩.	ਹੇ ਰੂਪ ਰੇਖ ਤੋਂ ਨਜਾਰੇ ਰਬ !	ਕਮਾਲ ਦਾ ਹਾਵਾ ਤੇ ਉੜੀਕ	੧੩
੨੨.	ਹੇ ਵੀਰ ਜੀ ! ਹੁਣ ਦਇਆ ਘਾਰੋ ਦਰਸ ਸਾਨੂੰ ਆ ਦਿਓ !	ਬੇਬੇ ਨਾਨਕੀ ਦੀ ਅਰਜੋਈ	੩੦
੨.	ਹੈ ਹਿਸਾਬੀ ਆਖਦਾ ‘ਮੈਂ ਕਰ ਹਿਸਾਬਾਂ ਸਾਰੀਆਂ’	ਰਮਜ਼	੨
੬੬.	ਹੈ ਘੋਰ ਜੰਗਲ ਆ ਗਿਆ, ਬਾਰਾਂ ਹੀ ਕੋਹ ਉਜਾੜ ਹੈ !	ਮਰਦਾਨਾ, ਭਾਈ ਮਰਦਾਨਾ ਹੋਯਾ	੮੭
੮੬.	ਹੋ ਸਿੰਦਰੀ ਦੀ ਕਾਰ ਚੁਕੀ ਦੇਸ ਨਿਜ ਹੁਣ ਚਲੀਏ	ਭਾਈ ਮਹਾਂ ਸਿੰਘ ਜੀ ਸਚੇ ਸ਼ਹੀਦ ਦੀ ਆਤਮਾ ਆਪਣੇ ਅੰਤਮ ਸੁਆਸਾਂ ਵੇਲੇ ਇਸ ਪੁਕਾਰ ਸੰਵਾਦ ਕਰਦੀ ਹੈ।	੧੨੦

ਗੀਤ ਨੰ:	ਪਹਿਲੀ ਸਤਰ	ਗੀਤ ਦਾ ਸਿਰਲੇਖ	ਪੰਨਾ
੮.	ਕਮਲਾਂ ਦੀ ਜਦ ਅੱਖ ਖੁਲ੍ਹੀ	ਬੁੱਝੋ ਕਿਸ ਦੇ ਨੈਣ ?	੯
੨੩.	ਕਰ ਦੂਰ ਬਿਗਹਾ ਮਾਉ ਜੀ ! ਹਨ ਵੀਰ ਜੀ ਹੁਣ ਆ ਰਹੇ	ਬੇਬੇ ਨਾਨਕੀ ਜੀ ਦਾ ਮਾਤਾ ਤ੍ਰਿਪਤਾ ਜੀ ਨੂੰ ਧਰਵਾਸ	੩੧
੨੮.	ਕਲਗੀਧਰ ਦੇ ਪਾਸ ਕੋਈ ਆ ਪਿਆ ਸ਼ਕਾਇਤ ਲਗਾਵੇ	ਭਾਈ ਕਨ੍ਹਯਾ !	੯੭
੩੧.	ਕੁਲ ਵਾਸ ਹੈ ਚੰਗੇਗਾ ਦੋਹੀ ਦਿਸ਼ਾਂ ਮੈਂ ਪਾਯਾ	ਰਾਣੀ ਰਾਇਪੁਰ ਦੀ ਨਿਮ੍ਜ਼ਾ, ਤੇ ਅਰਦਾਸ ਆਦਿ ਦੀ ਸੱਤ ਰੰਗੀ ਪੌਂਘ	੪੦
੬੦.	ਖਲੀ ਉਡੀਕਾਂ ਵਾਟ ਤੁਧੇ ਦੀ ਰਸਤੇ ਪਈ ਤਕਾਵਨੀਆਂ	ਗੁ: ਨਾ: ਦੇਵ ਜੀ ਦੇ ਬਿਰਹੋਂ ਵਿਚ ਮਾਤਾ ਚੇਣੀ ਜੀ ਦਾ ਰਿਤ	੭੭
੬੩.	ਗੁਰ ਨਹੀਂ ਨਾਨਕ ਜਿਹਾ ਵੇ	ਗੁਰੂ ਜਿਹਾ ਕੋਈ ਨਹੀਂ	੮੦
੮੦.	‘ਗੁਰੂ’ ! ਸਦਕੇ ਇਸ ਨਾਮ ਦੇ	ਗੁਰੂ	੧੦੭
੬੨.	ਗੁਰੂ ਨਾਨਕ ਚਰਨੀਂ ਲੱਗੀਆਂ	ਵਿਖਮ ਪਦ	੭੬
੬੭.	ਘੇਰਾ ਪੈ ਗਿਆ ਕਹਿਰ ਕਹਾਰ ਵਾਲਾ ਨਿਰਮੁਹ ਥਾਉਂ ਦੇ ਰਸਤੜੇ ਬੰਦ ਹੋਏ !	ਰੱਬ ਰਾਖਾ ਤੇਰਾ ਰੱਬ ਰਾਖਾ	੧੩੮.
੬੫.	ਚਿੜ੍ਹਿਆ ਪੋਹ ਤਾਂ ਲਗੀ ਖੋਹ	ਇਕ ਬੁਝਾਰਤ	੧੩੮
੧੦.	ਚਿੜ੍ਹਿਆਂ ਰੈਣ ਬਸੇਰਾ ਭਾਈ ! ਚਿੜ੍ਹਿਆਂ ਰੈਣ ਬਸੇਰਾ	ਰੈਣ ਬਸੇਰਾ	੨੫
੩੮.	ਚੰਦਾ ! ਵੇ ਚੰਦਾ ਸੁਹਣੇ ਨੈਣਾਂ ਨੂੰ ਠੰਢ ਪਾਵੈਂ	ਤਿਲੋਕ ਬਾਈ ਦੀ ਸ੍ਰੀ ਕਲਗੀਧਰ ਜੀ ਦੇ ਮਿਲਾਪ ਲਈ ਤੜਪ	੫੨
੪੬.	ਛਾਈ ਘਟਾ ਹੈ ਕਾਲੀ, ਪੁਰਿਓ ਹੈ ਪੋਣ ਆਈ ।	ਨਿਉਟਿਆਂ ਦੀ ਓਟ	੬੬
੬੮.	ਜਗਤ ਜਲੇ ਮਾਯਾ ਵਿਖੇ, ਪ੍ਰੇਮੀ ਭਰੇ ਵਿਗਾਗ	ਤਰਲਾ	੯੧
੫੮.	ਜਿਸ ਜੋਬਨ ਦਾ ਮਾਣ ਕਰੋਏ ਸੋ ਜੋਬਨ ਛਲ ਚਲਿਆ ।	ਹੰਕਾਰੀ ਤਪੀਆ	੭੬
੨੪.	ਜੇ ਲਗ ਰਾਈ ਤਾਂ ਲਗ ਰਾਈ... ਸਹੀਓ ! ਲਗਦੀ ਕਦੇ ਨਾ ਪੁਛਦੀ	ਪੀੜ ਸੁਹਾਵੀ	੩੨
੧੦.	ਜੰਗਲ ਬੇਲੇ ਜਲ ਬਲ ਢੂਡੇ... ਕਿੱਥੇ ਨੀ ਗੁਰ ਨਾਨਕ ਵਸਦਾ ?	-	੧੭

ਗੀਤ ਨੰ:	ਪਹਿਲੀ ਸਤਰ	ਗੀਤ ਦਾ ਸਿਰਲੇਖ	ਪੰਨਾ
੫.	ਝੋਲੀ ਮੇਰੀ ਸ਼ੈਕ ਪਾਵੇ ਸਿਦਰ ਦੀ	ਬੀਬੀ ਰਾਮੇ ਜੀ ਦੀ ਅਰਦਾਸ	੫
੧੬.	ਝੁੰਗੀ ਦਰਦ ਰਵਾਣਿਆਂ ਵੰਨੇ ਅਜ ਸਮੀਰ ਚਲ ਆਈ	ਅਗਸੀ ਪਰਉਪਕਾਰੀ	੨੪
੨੬.	ਟੁੱਟੀ ਹਾਂ ਨਾਉ ਵਾਲੇ, ਰੁਖ ਦੀ ਹਵਾਏ ਚਲ ਪਉ	ਕਮਾਲ ਦੀ ਨਿਰਾਸਾ ਵਿਚ ਆਸਾ	੧੫
੧੩.	ਡਿਠਿਆਂ ਬਾਝੋਂ ਕੰਤ ਦੇ ਜੀਵਨ ਦਾ ਕੀ ਹੱਜ ?	ਜੀਵਨ ਦਾ ਕੀ ਹੱਜ ?	੨੦
੯੬.	ਤਜਾਗਣਾ ਜੇ ਨੀਂਦ ਤਾਈ ਜਾਗਣਾ ਸਵੇਰ ਸਾਰ	ਮਾਯਾ ਰੂਪੀ ਤੇਂਦੂਏ ਦੀਆਂ ਵਿਕਾਰ ਸੰਸੇ ਰੂਪੀ ਤਾਰਾਂ ਵਿਚ ਫਸੇ ਦੀ ਗੁਰੂ ਅਗੇ ਦੁਹਾਈ	੧੩੬
੨੭.	ਤੜਪ ਪਈ ਤੜਪਾਈ ਅੰਦਰ	ਛਕੀਰ ਇਥ੍ਰਾਹੀਮ ਦੀ ਸਿਕ	੧੦੪
੨੦.	ਤਾਰ ਕਲਗੀ ਵਾਲਿਆ ਸੰਸਾਰ ਤਾਈ ਤਾਰ ਲੈ।	ਰਾਮੱਤ ਬ੍ਰਾਹਮਨ ਦੀ ਅਰਜੋਈ	੯੪
੨੫.	ਤੁਰ ਗਏ ਦਸਮ ਗੁਰੂ ਦੇ ਲਾਲ	ਭਾਰਤ ਭੂਮੀ ਦਾ ਵਿਰਲਾਪ	੯੯
੧੨.	ਤੇਰੇ ਹਾਂ ਜੋਗ ਨਾਹੀਂ ਤੇਰੀ... ਸਦਾਂਵਦੀ ਹਾਂ	ਮਾਤਾ ਸੁਲੱਖਣੀ ਜੀ ਦੀ ਅਰਜੋਈ	੧੯
੮੭.	ਤੂੰ ਸਦਾ ਛਿਪੇ, ਹਾਂ ਹੋ ਤੂੰ ਆਪ ਛਪਨੇ ਹਾਰ !	ਬੀਬੀ ਸੁਘੜ ਬਾਈ ਦੀ ਅਰਦਾਸ	੯੮
੭੮.	ਤੂੰ ਡੱਠਾ ਅਸਾਂ ਦਿਖਾਲ ਕੁੜੇ	ਛਕੀਰ ਇਥ੍ਰਾਹੀਮ ਜੀ ਦੀ ਆਪਣੇ ਸਤਸੰਗੀ ਸਿਪਾਹੀ ਨੂੰ ਬੇਨਤੀ	੧੦੫
੯੨.	ਦਯਾ ਮਜ ਕਲਗੀਆਂ ਵਾਲੇ ਕਰਦੇ ਦਰਸਨ ਦਿਖਾਵੇਗੇ ?	ਬੁਧੂ ਸਾਹ ਦੀਆਂ ਪਹਲੇ ਦਿਨੀ ਲਗੀਆਂ ਸਿੱਕਾਂ, ਸਧਰਾਂ ਤੇ ਬਿਰਹਾ	੧੨੯
੮੦.	ਦਰਸਨ ਉਹਲੇ ਹੋ ਗਿਆ ਛਿਪ ਗਿਆ ਪਿਆਰਾ	ਦਰਸਨ ਉਹਲੇ ਹੇਣ ਪਰ ਆਕਾਸ਼ਬਾਣੀ	੫੮
੯੫.	ਦਾਤਾ ਜੀ ਅਜ ਮਰਦ ਦੇਖਿਆ, ਰੰਗ ਨਿਰਾਲੇ ਵਾਲਾ।	ਸ਼ੇਖ ਸ਼ਰਫ ਸੁਭਾਗਾ ਹੋਯਾ	੮੫
੨੧.	ਦੁਨੀਆਂ ਅੰਨ ਅਨ੍ਹੇਗ ਪੁੱਤ ਜੇ ਅਥੋਂ ਉਹਲੇ	ਮਾਤਾ ਤ੍ਰਿਪਤਾ ਜੀ ਦਾ ਵਿਯੋਗ।	੨੯
੭੯.	ਦੁਨੀਆਂ ਦੀ ਉੰਗਲ ਤੋਂ ਉੱਚਾ ਦਾਗ ਦੌਖ ਤੋਂ ਖਾਲੀ	ਮਾਈ ਭਾਗੀ	੧੦੨

ਗੀਤ ਨੰ:	ਪਹਿਲੀ ਸਤਰ	ਗੀਤ ਦਾ ਸਿਰਲੇਖ	ਪੰਨਾ
੨੯.	ਦੇਹ ਇਕ ਬੂੰਦ ਸੁਰਾਹੀਓ ਸਾਨੂੰ	ਬੂੰਦ	੩੮
੩੦.	ਦੌਲਤ ਉਮਰ ਜੁਆਨੀ ਕੂੰਜੇ ਕੂੰਜੇ ਸਭ ਭਰਵਾਸੇ	ਪਰਿਮਲਯਾ ਜੀ ਦਾ ਵੈਰਾਗ-੧	੪੦
੩੨.	ਧੋਸੇ ਧੁੰਕਾਰ ਪੈਂਦੀ, ਦੇਂਦੀ ਹੈ ਅਹ ਸੁਣਾਈ	ਕਲਰੀਧਰ ਜੀ ਦੇ ਆਗਮਨ ਤੇ ਰਾਣੀ ਰਾਇਪੁਰ ਦੀ ਦਸ਼ਾ	੪੪
੪੦.	ਧੰਨ ਗੁਰੂ ਗੁਰ ਧੰਨ ਤੂੰ, ਕਰ ਲੈ ਫੰਹਦੀਓ ਪਾਰ	ਅਰਦਾਸ	੧੨੮
੮੮.	ਧੰਨ ਧੰਨ ਅੱਜ ਵਧਾਈ ਦਾ ਦਿਨ	ਅੱਜ ਵਧਾਈ ਦਾ ਦਿਨ	੧੧੩
੫੮.	ਨਜ਼ਰ 'ਹੁਕਮ' ਤੋਂ ਕਦੇ ਨਾ ਉਖੜੇ	ਨਜ਼ਰ ਨਾ ਉਖੜੇ	੨੬
੬.	ਨਦੀ 'ਬੱਝ' ਦੀ ਆਈ ਗੁਸਾਈ ਮੇਰੇ	'ਬੱਝ'	੧੬
੧੧.	ਨਾ ਜੀਵਾਂ, ਨਾ ਮੇਈ ਮੁਕੀ	ਮਾਤਾ ਸੁਲੱਖਣੀ ਜੀ ਦੀ ਸਿਕ	੧੮
੧੩.	ਨੂੰਹੀ ਨੈਣਾਂ ਤੋਂ ਤਿਲਕੀਆਂ ਨਜ਼ਰ ਕਿਰਨਾ	ਕਲਰੀਆਂ ਵੇਲੇ ਦੀਆਂ ਰੰਗ ਰੱਤੀਆਂ ਨਿਗਾਹਾਂ ਪਾਉਂਟੇ ਸਾਹਿਬ ਵਰਾ ਰਹੀ ਜਮਨਾਂ ਦੇ ਪਾਣੀਆਂ ਉਤੇ	੯੬
੩੩.	ਨੇਕ ਨਸੀਬ ਤੁਸਾਡੇ, ਮਿਤਰੈ, ਜਿਨ੍ਹਾਂ ਜਾਇ ਪੀਆ ਗਲ ਪੈਣਾ	ਮੋਹਿਨਾ ਜੀ ਦੀ ਹਸਰਤ	੪੫
੧੫.	ਨੈਣਾਂ ਛਹਿਬਰ ਲਾਈ ਪਜਾਰੇ ਤੁਅੰ ਕਰੋਦੇ ਹਾਰੇ	'ਪਿਆਰੇ ਦਾ ਪਿਆਰਾ' ਲੇਖ ਦੀ ਨਾਇਕਾ ਬੀਬੀ ਦਾ ਬਿਰਹਾ	੨੩
੮੫.	ਪ੍ਰੇਮ ਤੇਰੇ ਚਿਤ ਡੇਰਾ ਜਮਾਇਆ	ਚਰਨੀਂ ਹੁਣ ਲਾ ਲਈ	੧੧੮
੫੦.	ਪਾਰ ਖੜਾ ਸਿੰਤ੍ਰ ਮਾਹੀ ਮੈਡਾ	ਜਿਦੜੀ ਗੋਤੇ ਖਾਵੇ	੧੧
੬.	ਪਿਆਰੇ! ਪਰਮ ਪ੍ਰਮਾਰਥ ਏਹ	ਪਰਮ ਪਰਮਾਰਥ	੬
੮.	'ਪਿਰਮ ਰਸ ਜਾਮ' ਦੇ ਵਿਚੋਂ ਪਿਲਾ ਦੇ ਘੁੱਟ ਇਕ ਸਾਕੀ!	ਇਕ ਜਗਯਾਸੂ ਦੀ ਗੁ: ਨਾਨਕ ਚਰਨਾਂ ਵਿਚ ਮੰਗ	੮
੬੧.	ਪੰਡਤ ਤੇ ਪਾਂਧੇ, ਏ ਕਾਜੀ ਤੇ ਮੁਲਾਂ ਕੰਨਾਂ ਦੇ ਖਾ ਗਏ ਕੀਤੇ	ਬ੍ਰਹਮ ਅਗਨਿੰ	੭੮
੬੩.	ਫਿਰਦਾ ਗਾਰਨ, ਫੇਰ ਵਿਚ ਅਪਨੇ	ਗੁਰਪੁਰਬ	੧੩੧
੮੩.	ਬੱਧੀ ਪ੍ਰੇਮ ਦੀ ਡੇਰ ਦੀ ਆਪ ਨਦੀਏ	ਬੀਬੀ ਗੁਰਕਿਪਾਲ ਕੌਰ ਜੀ ਦੇ ਭਾਵ	੬੨
੨੮.	ਬਾਲ ਉਮਰ ਵਿਚ ਦਸਮੇਂ ਗੁਰਜੀ ਆਨੰਦਪੁਰ ਨੂੰ ਜਾਂਦੇ	ਸ੍ਰੀ ਕਲਰੀਧਰ ਜੀ ਪੀਰ ਆਰਫਦੀਨ ਦੀ ਨਜ਼ਰ ਵਿਚ	੩੬

ਰੀਂ: ਨੰ.:	ਪਹਿਲੀ ਸਤਰ	ਰੀਤ ਦਾ ਸਿਰਲੇਖ	ਪੰਨਾ
੧੪.	ਮਰਦਾਨਯਾ! ਇਕ ਜੁਗ ਜਾਪਦਾ ਤੁਸੀਂ ਬਿਚੇਸੀਂ ਲਾਯਾ	ਮਾਤਾ ਤ੍ਰਿਪਤਾ ਜੀ ਤੇ ਭਾਈ ਮਰਦਾਨੇ ਦੀ ਗਲ ਬਾਤ	੨੧
੨੯.	ਮਾਏ! ਮੇਰੀਆਂ ਕਉਣ ਕਤੇ ਹੁਣ ਪੂਟੀਆਂ?	ਰਾਣੀ ਮੈਣਿਆਣੀ ਦਾ ਬਿਰਹਾ	੩੫
੪੯.	ਮੈਂ ਹੁਣ ਨਹੀਂ ਅਕਲੀ ਮਾਂ	ਕ: ਧ: ਜੀ ਦਾ ਮਿਲਾਪ ਹੋਣ ਤੇ ਸੁਘੜੇ ਬਾਈ ਦੀ ਹਾਲਤ	੭੦
੮੮.	ਮੈਂ ਚੁਨੀਆਂ ਤੋਂ ਚਿਤ ਚਾ ਲਿਆ	ਦੂਜੀ ਸਿਕ	੧੨੯
੨੦.	ਮੈਂ ਪੁੱਤਰ ਪੁੱਤਰ ਕਰਦੀ...	ਮਾਤਾ ਤ੍ਰਿਪਤਾ ਜੀ ਦਾ ਬਿਰਹਾ	੨੮
੮੩.	ਮੈਲਿਆਂ ਨੂੰ ਧੋਵੇ ਤੇ ਰੰਗ ਚੜਾਵੇ	ਪਯਾਰੇ ਦੇ ਅੰਕ ਸਮਾਵੇਂ	੧੧੨
੨੧.	ਮੋਤੀਆ ਰਿਹਾ ਨ ਰਹੀ ਚੰਬੇਲੀ	ਕਲਰੀਆਂ ਵਾਲੇ ਦੇ ਸ਼ਾਗਤ ਵਿਚ ਗੈਂਦੇ ਦੇ ਛੁਲ	੬੪
੨੨.	ਮੌਸਮ ਅਜੇ ਬਸੰਤ ਦਾ ਆਇਆ ਨ	ਬਸੰਤ ਤੋਂ ਪਹਿਲੇ ਬਸੰਤ	੬੫
੫੧.	ਰਾਤ ਕਿਹਾ ਵਿਚ ਖਿੜੀ ਚਾਂਦਨੀ, ਗੁਰਮੁਖ ਰੰਗ ਰੰਗੀਲੇ	ਸਾਕੀ ਬਣੇ ਛਥੀਲੇ	੭੧
੮੧.	ਰਿਖੀ, ਮੁਨੀ, ਤਪੀ, ਹਠੀ	ਕਉਣ ਸਾਨੂੰ ਬਹੁੜਿਆਂ?	੧੦੯
੫੨.	ਕੁਪ ਨ ਡਿੱਠਾ, ਚਰਨ ਨ ਪਰਸੇ, ਜੀਵਾਂ ਨਾਮ ਅਧਾਰੇ।	ਗਜੇ ਸ਼ਿਵਨਾਭ ਦਾ ਤਰਲਾ	੭੨
੭੯.	ਤੂੰ ਤੂੰ ਵਿਚ ਤੂੰ, ਲੂੰ ਲੂੰ ਵਿਚ ਤੂੰ	ਤੂੰਈਂ ਤੂੰਈਂ	੧੦੯
੫੫.	ਲੈ ਵੇ ਬੀਬਾ ਗੁਲ ਓਹੋ ਵੇ ਹੋਈ	ਕਮਾਲ ਦੀ ਨਿਰਾਸਤਾ-੨	੨੮
੮੨.	ਵਡਭਾਗ ਭਇਆ ਇਸ ਧਰਤੀ ਦਾ	ਗੁਰੂ ਗੋਬਿੰਦ ਸਿੰਘ ਜੀ ਆਏ ਹੈਂ	੧੧੦
੮੮.	ਵਤਨ ਦੁਰਾਡਾ, ਮੰਜਲ ਦੁਰਾਡੀ, ਹੋ ਪਈ ਸਾਡੀ ਤਜਾਰੀ।	ਕ: ਧ: ਜੀ ਦਾ ਬੁਲਾਵਾ ਆਣ ਤੇ ਸੁਘੜੇ ਬਾਈ ਆਪਨੀਆਂ ਸਹੇਲੀਆਂ ਨੂੰ।	੬੯



੧ੴ ਸਤਿਗੁਰੂ ਪ੍ਰਸਾਦਿ ॥

ਆਪ ਵਪਾਰੀ ਹੋ ਆਇਆ। *

{ਭਾਈ ਸੰਤ ਸਿੰਘ ਜੀ ਦੀ ਮਾਤਾ ਦੇ ਦਿਲ ਤਰੰਗ}

ਆਓ ਨੀ ਸਹੀਓ ਰਲ ਸੌਦੇ ਨੂੰ ਚੱਲੀਏ,	ਆਪ ਵਪਾਰੀ ਹੋ ਆਇਆ।
ਲਾਲ ਲਿਆ ਸੀ ਮੈਂ ਮੁੱਲ ਸੁਵੱਲੇ,	ਜੋਹਰੀ ਨੂੰ ਚਾਦਿਖਲਾਇਆ।
ਜੋਹਰੀ ਨੇ ਉਸਦੀ ਪਰਖ ਜੁ ਕੀਤੀ,	ਪਰਖ ਖਜ਼ਾਨੇ ਪਾਇਆ।
ਮੁੱਲ ਪਿਆ ਮੁੱਲ ਏਹੋ ਨੀ ਸਹੀਓ!	ਜੋਹਰੀ ਨੇ ਮੁੱਲ ਵਧਾਇਆ।
ਆਪ ਵਧਾਇਓ ਸੂ ਆਪੇ ਸੂ ਭਰਿਆ,	ਆਪ ਖਜ਼ਾਨੇ ਸੂ ਪਾਇਆ।
ਆਪਣੇ ਤੁੱਲ ਦਾ ਲਾਲ ਨੂੰ ਕੀਤੇਸੁ,	ਏਸੇ ਭਾਲਾਲ ਵਿਕਾਇਆ*।
ਲਾਲ ਗਿਆ ਮੈਨੂੰ ਕਹਿਣ ਅਪੁੱਤੀ,	ਮੈਂ ਅੱਜ ਪੁੱਤਰ ਪਾਇਆ।
ਸਤਿਗੁਰ ਚਰਨਾਂ ਤੋਂ ਘੁੰਮ ਗਿਆ ਓ,	ਸਫਲ ਹੋਯਾ ਪੁਤ ਆਇਆ।
ਮੈਂ ਸਫਲੀ ਹਾਂ ਨਾਲੇ ਹੀ ਹੋਈ,	ਜਿਸਨੇ ਲਾਲ ਸੀ ਜਾਇਆ।
ਆਓ ਨੀ ਸਹੀਓ! ਰਲ ਸੌਦੇ ਨੂੰ ਚੱਲੀਏ,	ਆਪ ਵਪਾਰੀ ਹੋ ਆਇਆ।

{ਬਾਬਾ ਨੇਂ: ਸਿੰਘ:-ਸਤ ਐਖੀਆਂ ਰਾਤਾ, ਚੌਕੀ ਰਾਤ}



* ਭਾਈ ਸੰਤ ਸਿੰਘ ਜੀ ਦੀ ਸੂਰਤ ਗੁਰੂ ਗੋਬਿੰਦ ਸਿੰਘ ਜੀ ਨਾਲ ਬਹੁਤ ਮਿਲਦੀ ਸੀ। ਸਿੰਘਾਂ ਨੇ ਜਦੋਂ ਗੁਰੂ ਜੀ ਨੂੰ ਚਮਕੋਰ ਦੇ ਘੇਰੇ ਵਿਚੋਂ ਨਿਕਲ ਜਾਣ ਦੀ ਥੇਨਤੀ ਕਰਕੇ ਟੋਰ ਦਿਤਾ ਤਾਂ ਕਲਰੀ ਭਾਈ ਸੰਤ ਸਿੰਘ ਦੇ ਸਿਰ ਤੇ ਸਜਾਕੇ ਅਟਾਰੀ ਵਿਚ ਬਿਠਾ ਦਿਤਾ। ਅਗਲੇ ਦਿਨ ਭਾਈ ਸੰਤ ਸਿੰਘ ਜੀ ਸ਼ਹੀਦ ਹੋ ਗਏ। ਸ਼ਤਰੂ ਦੱਲ ਖੁਸ਼ ਹੋ ਗਿਆ ਕਿ ਗੁਰੂ ਜੀ ਨੂੰ ਮਾਰ ਲਿਆ ਹੈ। ਇਸ ਤਰ੍ਹਾਂ ਭਾਈ ਸੰਤ ਸਿੰਘ ਜੀ ਸਤਿਗੁਰਾਂ ਤੋਂ ਸ਼ਹੀਦ ਹੋਏ ਸਨ। ਆਪ ਜੀ ਪੱਟੀ ਦੇ ਰਹਿਣ ਵਾਲੇ ਸਨ। ਇਸ ਕਵਿਤਾ ਵਿਚ ਆਪ ਜੀ ਦੀ ਮਾਤਾ ਜੀ ਦੇ ਦਿਲ ਤਰੰਗ ਮੂਰਤੀਮਾਨ ਹਨ।

-ਸੰਪਾਦਕ

ਰੀਤ ੨-

ਰਮਜ਼। ੧

ਹੈ 'ਹਿਸਾਬੀ' ਆਖਦਾ "ਮੈਂ ਕਰ ਹਿਸਾਬਾਂ ਸਾਰੀਆਂ",
"ਕਿਧਰੇ ਤੇਰੇ ਮਹਬੂਬ ਦੇ ਡਿੱਠੇ ਨਕਸ਼ ਨਾ ਧਾਰੀਆਂ।"

ਲੈਕੇ ਛੀਤੇ ਅਕਲ ਦੇ ਕਰਦਾ ਫਿਰੇ ਹੈ ਮਿਣਤੀਆਂ,
ਖੇਜਦਾ ਤੇ ਭਾਲਦਾ ਦਿਲ-ਲਾਕੇ ਟੁੱਭੀ ਤਾਰੀਆਂ।

ਸੌਂ ਰਹੇ ਗਾਡਲ ਕਈ ਸਿਰਦਰਦੀਆਂ ਸਭ ਛੱਡ ਕੇ,
ਮਾਣ ਮੌਜਾਂ ਕੁਛ ਰਹੇ ਦੁਨੀਆਂ ਨੇ ਹਨ ਜੁ ਖਿਲਾਰੀਆਂ।

ਹਾਇ! ਸਾਨੂੰ ਰਮਜ਼ ਕੇਹੀ ਗੈਬ ਤੋਂ ਹੈ ਪੈ ਗਈ,
ਖੁਲ੍ਹੇ ਪਈਆਂ ਹਨ ਸਾਹਮਣੇ ਸਾਡੇ ਕਿਤਾਬਾਂ ਨਜਾਰੀਆਂ।

ਸੁਹਲ ਵਰਕਿਆਂ ਵਾਲੜਾ ਦਫਤਰ ਗੁਲਾਬਾਂ ਖੁਹਲਿਆ,
ਨਕਸ਼ ਹਰ ਵਰਕੇ ਪਏ ਤੇ ਖਤ ਤੇ ਪਈਆਂ ਧਾਰੀਆਂ।

ਜੀਉਂਦਾ ਵਰਕਾ ਹੈ ਲਿਖਿਆ, ਹੈ ਜੋ ਸੋਸਨ੍ਹ ਪੰਖੜੀ,
ਲਿਖੀ ਇਸਤੇ ਲਿਖਤ ਜੀਉਂਦੀ, ਲਿਖੀ ਜੁ ਗੈਬ ਲਿਖਾਰੀਆਂ। ੩

ਨਕਸ਼ ਹੈ, ਹਾਂ ਰੂਪ ਹੈ, ਹਾਂ ਜਿੰਦ ਹੈ, ਹਾਂ ਆਪ ਹੈ,
ਲਪਟ ਹੈ ਤੇਰੀ ਪਿਆਰੇ! ਕਰ ਰਹੀ ਦਿਲਦਾਰੀਆਂ।

ਦੇਖਕੇ ਇਕ ਵੇਰ ਤੈਨੂੰ ਫਸ ਗਏ ਇਸ ਘੇਰ ਵਿਚ,
ਨੈਣ ਨਕਸਾਂ ਨੇ ਫੜੇ, ਸੈਨਤ ਨੇ ਹੋਸ਼ਾਂ ਮਾਰੀਆਂ।

{ਸੰ: ਬਿ: ਸਿ:-੧, ਅਧਿ:-੧}



- ਇਹ ਕਵਿਤਾ ਕੱਤਕ ਪੂਰਨਮਾਸੀ ਸੰ: ਗੁ: ਨਾ: ਸਾ: ੪੯੫ {੨ ਨਵੰਬਰ ੧੯੩੩} ਨੂੰ ਖਾ: ਟੈ: ਸੁਸਾਇਟੀ ਦੇ ਟੈਕਟ ਨੇ: ੮੯੦ ਰਾਹੀਂ ਸੰਗਤਾਂ ਵਿਚ ਪ੍ਰਚਾਰਿਤ ਹੋਇਆ ਸੀ। ਇਸ ਵਿਚ ਸੰਤ ਬਿਸਲਾ ਸਿੰਘ ਜੀ ਅੰਮ੍ਰਿਤ ਵੇਲੇ ਆਪਣੀ ਕੁਟੀਆ ਤੋਂ ਬਾਹਰ ਆਏ। ਕੁਦਰਤ ਦਾ ਖੇੜਾ ਵੇਖਕੇ ਉਨ੍ਹਾਂ ਦੇ ਦਿਲ ਤਰੰਗ ਰੂਪਮਾਨ ਹਨ।
- ਇਕ ਫੁਲ ਦਾ ਨਾਮ। ੩. ਗੈਬ ਦੇਸ਼ ਦੇ ਲਿਖਾਰੀ।

ਰੀਤ ੩-

ਵੀਣਾ ਨੂੰ ਸੁਝਾ। *

ਆ ਵੀਣਾ! ਸੁਰ ਛੇੜ ਸੁਹਾਵੀ ਦਿਲ ਨੂੰ ਜੋ ਧੋ ਦੇਵੇ।

ਪ੍ਰਮ ਮੰਡ ਦੀਆਂ ਖਿੱਚਾਂ ਮਾਰੇ ਝਰਣਾਟਾਂ ਝਰਣੇਵੇ।

ਛਰਸ਼ਾਂ ਤੇ ਰੁਲ ਰਹੀਆਂ ਸੁਰਤਾਂ ਚਾ ਅਪਣੇ ਲੜ ਲਾਵੇ,

ਲੈ ਉੱਡੇ ਅਰਸ਼ਾਂ ਨੂੰ ਨਾਲੇ ਚਰਨ ਸਰਨ ਵਿਚ ਮੇਵੇ।

{ਸੰ: ਬਿ: ਸਿ:-੧, ਅਧਿ:-੩}



* ਇਹ ਕਵਿਤਾ ਗੁਰਪੁਰਬ ਕੱਤਕ ਪੂਰਨਮਾਸੀ ਸੰਮਤ ਗੁ: ਨਾ: ਸਾਹਿਬ ੪੬੭
 {੧੦ ਨਵੰਬਰ ੧੯੩੫} ਨੂੰ ਖਾਲਸਾ ਸਮਾਜਾਰ ਦੇ ਮੁੱਖ ਲੇਖ ਦਾ ਹਿਸਾ ਹੋਕੇ ਪ੍ਰਕਾਸ਼ਤ
 ਹੋਈ ਸੀ।

ਰੀਤ 8-

ਇਕ ਜਗਾਯਾਸੂ ਦੀ ਗੁਰੂ ਨਾਨਕ ਚਰਨਾਂ ਵਿਚ ਮੰਗਾ। ੧

‘ਪਿਰਮ ਰਸ ਜਾਮ’ ਦੇ ਵਿੱਚੋਂ ਪਿਲਾ ਦੇ ਘੁੱਟ ਇਕ, ਸਾਕੀ! ਪਿਲਾ ਦੇ ਘੁੱਟ ਇਕ ਸਾਕੀ! ਕਿ ਜਿਸ ਦੇ ਪੀਤਿਆਂ ਖੁਲ੍ਹਦੀ ਹੈ ਗਫਲਤ ਦੀ ਗਾਸੀ ਸਾਰੀ ਤੇ ਖੜਮਸਤੀ ਅਕਲ ਦੀ ਬੀ ਨਸੇ ਜਿਸ ਜਾਇ ਟਿਕ ਸਾਕੀ! ਉਮਰ ਗੁਜ਼ਰੀ ਅਕਲ ਦੇ ਬੁੱਡ ਘੜ ਘੜ ਪੂਜਦੇ, ਭੰਨਦੇ, ਤੇਰੇ ਪਿਆਲੇ ਤੋਂ ਸਦਕੇ! ਏ ਕਿਵੇਂ ਹੁਣ ਜਾਇ ਵਿਕ, ਸਾਕੀ! ਪਿਲਾ ਦੇ ਜਾਮ, ਪੀ ਜਿਸਟੂੰ, ਏ ਦਿਲ ਹੋ ਜਾਇ ਸਭ ਖਾਲੀ, ਭਰੇ ਮੰਹਬੁਬ ਦੀ ਦਿਲ ਸਿਕ, ਬਣਾਵੇ ‘ਰੂਪ-ਸਿਕ’, ਸਾਕੀ! ਬਲੇਲ ਏ ਕੰਨ ਹੈ ਪੈਂਦੀ, ‘ਖਿੜਾਂ ਆਖਰ ਬਹਾਰਾਂ ਦਾ, ‘ਰੋਉੰ ਮਾਲੀ, ਰੋਉੰ ਬੁਲਬੁਲ, ਖਿੜਾਂ ਦਾ ਦੇਖ ਫਿਕ, ਸਾਕੀ!’ ਖਿੜਾਂ ਮੁਹਰੇਂ ਮਿਲਾ ਪ੍ਰੀਤਮ, ਪਿਲਾ ਕੁਈ ਜਾਮ ਛਿਕ ਵਾਲਾ, ਕਿ ਛਿਕਿਆ ਆ ਜਏ ਸੁਹਣਾ, ਗਲ ਲਾ ਲੈ ਓ ਛਿਕ ਸਾਕੀ! ਮਿਲੇ ਪ੍ਰੀਤਮ ਖਿੜਾਂ ਫਿਰ ਕੀਹ! ਖਿੜਾਂ ਤਾਂ ਸਦ ਬਹਾਰ ਓਹੋ ਜਦੋਂ ਪਜਾਰਾ ਮਿਲੇ ਆ ਕੇ ਤੇ ਲਾਵੇ ਨਾਲ ਹਿਕ, ਸਾਕੀ!

{ਸੰ: ਬਿ: ਸਿੰ:-੧, ਅਧਿ:-੯}



{ਨੋਟ : ਇਕ ਜਗਾਯਾਸੂ ਸੰਤ ਹਨ, ਕਪੜੇ ਭਗਵੇ ਹਨ, ਵਿਧਵਾਨ ਹਨ, ਕਬਾਵਾਚਕ ਹਨ ਪਰ ਐਦਰ ਠੰਡ ਨਹੀਂ ਪਈ। ਸੰਤ ਬਿਮਲਾ ਸਿੰਘ ਜੀ ਦਾ ਸੰਗ ਕਰਕੇ ਅਸਲੀਅਤ ਸਮਝ ਪਈ ਤੇ ਅਰਦਾਸ ਕਰਦੇ ਹਨ।}

੧. ਇਹ ਕਵਿਤਾ ਗੁਰਪੁਰਬ ਪੁੰਨਮ ਸੰਮਤ ਗੁ: ਨਾ: ਸਾਹਿਬ ੪੭੦ {੨ ਨਵੰਬਰ ੧੯੩੮} ਨੂੰ ਖਾਲਸਾ ਸਮਾਚਾਰ ਦੁਆਰਾ ਪ੍ਰਕਾਸ਼ਿਤ ਤੇ ਪ੍ਰਚਾਰਿਤ ਹੋਈ ਸੀ।
੨. ਰੋਣਗੇ। ੩. ਖਿੜਾਂ ਤੋਂ ਪਹਿਲੇ।

ਗੀਤ ੫-

ਬੀਬੀ ਰਾਮੇ ਜੀ ਦੀ ਅਰਦਾਸ। *

ਝੱਲੀ ਮੇਰੀ ਬੈਰ ਪਾਵੇ ਸਿਦਕਦੀ,
ਸਿਦਕ ਦਿਓ ਮੈਂ ਦਾਨ ਦਾਸੀ ਵਿਲਕਦੀ।

ਦਿਓ ਭਰੋਸਾ ਦਾਨ ਹਿੱਲਾਂ ਨਾ ਰਤੀ।
ਨਿਸਚਾ ਤੇ ਵਿਸ਼ਵਾਸ ਹੋਵੇ ਨਾ ਖਤੀ।

ਤੂੰਘਾ ਹੈ ਦਰਿਆਉ ਘੁਮਣ ਘੇਰੀਆਂ।
ਤੁਲਹਾ ਹੈ ਨਾ ਨਾਉ ਬਲ ਬਾਂਹ ਮੇਰੀਆਂ।

ਖੇਵਣ ਸੰਦੀ ਜਾਚ ਮੈਨੂੰ ਹੈ ਨਹੀਂ।
ਤਿੱਖੀ ਡੋਲਣ ਵਾਉ ਹਾ! ਹੈ ਵਹਿ ਰਹੀ।

ਛੱਪਰ ਅੱਤ ਕਰਾਰ ਲਹਿਰਾਂ ਉਚੀਆਂ।
ਮੈਂ ਮਨਤਾਰੂ ਵਿੱਚ, ਬਾਹਾਂ ਬੁਚੀਆਂ।

ਰੱਖੀਂ ਰਖਣਹਾਰ ਸਤਿਗੁਰ ਪੂਰਿਆ।
ਦੇਵੀਂ ਦਾਨ ਯਕੀਨ ਸਤਿਗੁਰ ਸੂਰਿਆ।

{ਬਾ: ਨੌ: ਸਿੰ: ਜੀਵਨ ਭਾਈ ਸਾਈ ਦਾਸ}



* ਡੱਲੇ ਤੋਂ ਡਰੋਲੀ ਜਾਣ ਲਗਿਆਂ ਬੀਬੀ ਰਾਮੇ (ਸੁਪਤਨੀ ਭਾਈ ਸਾਂਈ ਦਾਸ ਜੀ) ਦੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚਰਨਾਂ ਵਿਚ ਅਰਦਾਸ। ਇਹ ਕਵਿਤਾ ੧੯੧੯ ਈ: ਤੋਂ ਪਹਿਲਾਂ ਦੀ ਹੈ। ਰਿਸਤੇ ਵਿਚ ਬੀਬੀ ਰਾਮੇ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਵੱਡੀ ਸਾਲੀ ਲਗਦੀ ਸੀ।

-ਸੰਪਾਦਕ

ਗੀਤ

ਪਰਮ ਪ੍ਰਮਾਰਥ। *

ਪਿਆਰੇ! ਪਰਮ ਪ੍ਰਮਾਰਥ ਏਹ।
 ਸਤਿਗੁਰ ਚਰਨ ਵਿਖੇ ਦਿੜ ਨੇਹ।
 ਚਰਨ ਕਮਲ ਕੀ ਪ੍ਰੀਤ ਪਿਆਰੀ।
 ਜਿਸ ਤੋਂ ਸਥ ਕੁਝ ਦੇਈਏ ਵਾਰੀ।

ਜਪ ਤਾਪ ਸੰਜਮ ਸਭ ਦੇਈਏ।
 ਸੁਰਗ ਬਿਕੁੰਠ ਮੁਕਤ ਅਰਪੇਈਏ।
 ਭਗਤੀ ਇੱਕ ਪਿਆਰੀ ਜੈ ਹੈ।
 ਇਸ ਤੋਂ ਹੇਠਾਂ ਹੋਰ ਸਭੈ ਹੈ।

ਜੇ ਤੁੱਠੇ ਸਾਈਂ ਤੇ ਦੇਵੇ।
 ਮੈਂਹ ਮੰਗੀ, ਤਾਂ ਭਗਤ ਏ ਲੇਵੇ:
 ‘ਦੇਹੁ ਦਾਨ ਭਗਤੀ ਇੱਕ ਪਜਾਰੇ,
 ‘ਬਿਨ ਭਗਤੀ ਸਭ ਸੁਖ ਹਨ ਖਾਰੇ।

‘ਰਾਜ ਫ਼ਕੀਰੀ ਇੱਕ ਸਮ ਹੋਈ।
 ‘ਮੁਕਤ ਅਮਕਤੇ ਫਰਕ ਨ ਕੋਈ।
 ‘ਤੂੰ ਹੋਵੋਂ, ਤੇ ਪਿਆਰੀਏ ਤੈਨੂੰ।
 ‘ਤੈਂ ਤੋਂ ਨਿਤਪ੍ਰਤਿ ਵਾਰੀਏ ‘ਮੈ’ ਨੂੰ।’

ਭਗਤ ਪਰੇਮੀ ਮੰਗ ਨ ਮੰਗਣ।
 ਮੰਗਣ ਕੋਲੋਂ ਸਦ ਹੀ ਸੰਗਣ।
 ਪਜਾਰਾ ਦਾਨ ਭਗਤਿ ਦੇ ਦੇਂਦਾ।
 ਭਗਤ ਹੋਰ ਕੁਛ ਨਹੀਂ ਮੰਗੇਂਦਾ।

{ਬਾ: ਨੌ: ਸਿ:-ਜੀਵਨ ਭਾਈ ਸਾਂਈ ਦਾਸ ਜੀ}



* ਭਾਈ ਸਾਂਈ ਦਾਸ ਜੀ ਜਦੋਂ ਗੁਰੂ ਹਰਗੋਬਿੰਦ ਜੀ ਵਾਸਤੇ ਘਰ ਤੇ ਹੋਰ ਸੁਗਾਤਾਂ ਤਿਆਰ ਕਰ ਰਹੇ ਸਨ, ਉਸ ਵੇਲੇ ਦੇ ਉਨ੍ਹਾਂ ਦੇ ਮਨ ਤ੍ਰੰਗ ਹਨ। ਇਹ ਕਵਿਤਾ ਵੀ ੧੯੧੯ ਤੋਂ ਪਹਿਲਾਂ ਦੀ ਹੈ। ਗਿਜ਼ਤੇ ਵਿਚ ਭਾਈ ਸਾਂਈ ਦਾਸ ਜੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਵੱਡੇ ਸਾਂਡੂ ਲਗਾਏ ਸਨ। —ਸੰਪਾਦਕ

ਰੀਤ ੨-

ਕੀ ਅਰਪ ਦੇਵਾਂ ਸ਼ਰਨ ਤੇਰੀ ?^੧

‘ਹੋ ਚੀਨ ਦਿਆਲ, ਦੁਆ ਸਾਗਰ!
ਮਾਲਿਕਾ ਪ੍ਰਤਿਪਾਲਿਕਾ!
‘ਕੀ ਅਰਪ ਦੇਵਾਂ ਸ਼ਰਨ ਤੇਰੀ ?
ਸਭ ਖਲਕ ਸੰਦੇ ਖਾਲਿਕਾ!
‘ਧਰਤੀ ਬਣਾਈ ਸੋਹਿਣੀ,
ਸਾਗਰ ਥਲੀ ਅਸਗਾਹੀਆਂ!
‘ਮੈਂ ਛੁੱਲ ਪਾਣੀ ਅਰਪ ਦੇਵਾਂ,
ਸ਼ਰਮ ਖਾਵਾਂ ਸਾਈਆਂ!
‘ਹੋ ਸ਼ਕਤੀਆਂ ਦੇ ਮਾਲਿਕਾ!
ਹੋ ਤਾਕਤਾਂ ਦੇ ਸੋਮਿਆਂ!
‘ਬਲ ਸ਼ਕਤਿ ਦਾ ਤੂੰ ਆਪ ਘਰ ਹੈ,
ਕੀ ਜੁ ਮੈਂ ਹੈ ਹੋਮਿਆ!
‘ਏ ਹੱਥ ਨਿਰਬਲ, ਪੈਰ ਹਲਕੇ,
ਤਾਣ ਹੀਣੀ ਦੇਹ ਹੈ!
‘ਕੀ ਕਰੇ ਸੇਵਾ ਆਪਦੀ ਏ?
ਖੇਹ ਬਣੀ ਏ ਖੇਹ ਹੈ!
‘ਹੋ ਦੌਲਤਾਂ ਦੇ ਦਾਤਿਆ!
ਨਿਤ ਦੇਂਦਿਆਂ ਨਹਿਂ ਹਾਰਿਆ,
‘ਕੀ ਮਾਲ ਦੇਵਾਂ ਨਾਉਂ ਤੈਂ ਪਰ?
ਤੁੱਧ ਥੋੜੀ ਕੀ ਵਾਰਿਆ?

੧. ਇਹ ਕਵਿਤਾ ਵੀ ੧੯੧੯ ਤੋਂ ਪਹਿਲੇ ਦੀ ਰਚਿਤ ਹੈ। ਡੱਲੇ ਵਿਚ ਗਰੂ ਹਰਗੋਬਿੰਦ ਜੀ ਵਾਸਤੇ ਮਕਾਨ ਬਣ ਚੁਕਾ ਹੈ ਅਤੇ ਹੁਣ ਅਰਪਨਾ ਹੋ ਰਹੀ ਹੈ। ਇਸ ਵਿਚ ਭਾਈ ਸਾਂਈਂ ਦਾਸ ਜੀ ਦੇ ਦਿਲੀ ਭਾਵ ਦਰਸਾਏ ਹਨ।
੨. ਯੱਗ ਅਗਨੀ ਵਿਚ ਸਮਿਗ੍ਰੀ ਆਦਿ ਪਾਣ ਹੂੰ ਹੋਮਿਆ ਆਖਦੇ ਹਨ।

'ਹਾਂ ਪਾਸ ਮੇਰੇ ਕੱਖ ਨਾ,
 ਲਖ ਦਾਤੜੇ ਨੂੰ ਕੀ ਦਿਆਂ,
 'ਫਿਰ ਦਾਤ ਵਿੱਚੋਂ ਦਿਆਂ ਦਾਤੇ,
 ਭੁੱਲ ਹੈ ਇਹ ਦਾਤਿਆ!
 'ਬਖਸ਼ਿੰਦ ਨੂੰ ਕੀ ਅਰਪ ਦੇਵਾਂ?
 ਮੰਗਤਾ ਨਿਤ ਦਾ ਖੜਾ।
 'ਹੇ ਮਾਲਿਕਾ, ਹੇ ਖਾਲਿਕਾ,
 ਹੇ ਪਾਲਿਕਾ ਤੂੰ ਹੈਂ ਬੜਾ!
 'ਏ ਆਪਣਾ ਜੋ ਆਪ ਮੇਰਾ,
 ਸਰਨ ਵਿੱਚ ਏ ਅਰਪਿਆ।
 'ਪਰ ਹਾਂ ਪ੍ਰਭੂ, ਮੈਂ ਬਹੁਤ ਮਾੜਾ,
 ਇਹ ਆਖਕੇ ਬੀ ਡਰਪਿਆ!
 'ਏ ਆਪਣਾ ਜੋ ਆਪ ਹੈ,
 ਏ ਭੀ ਤਾਂ ਤੇਰੀ ਦਾਤ ਹੈ,
 'ਦਾਤ ਦਾਤੇ ਨੂੰ ਦਿਆਂ,
 ਏ ਲੱਜਿਆ ਦੀ ਬਾਤ ਹੈ।'
 {ਬਾ: ਨੌ: ਸਿ: -ਜੀਵਨ ਭਾਈ ਸਾਂਈ ਦਾਸ ਜੀ}



ਗੀਤ :-

ਬੁੜੇ ਕਿਸਦੇ ਨੈਨ* ?

ਕਮਲਾਂ ਦੀ ਜਦ ਅੱਖ ਖੁਲ੍ਹੀ
ਨਜ਼ਰ ਪਏ ਏ ਨੈਨ।
ਨੈਨ ਦੇਖ ਰੀਝੇ ਕਮਲ
ਨਿਉਂ ਨਿਉਂ ਝੁਕ ਝੁਕ ਪੈਨ।

ਕਮਲਾਂ ਨੂੰ ਜਦ ਦੇਖਿਆ
ਨੈਣਾਂ ਨੇ ਭਰ ਨੈਨ,
“ਚਰਨਾਂ ਨਾਲ ਲਗਾ ਲਓ”
ਕਮਲਾਂ ਉਚਰੇ ਬੈਨ।

...
ਨਰਗਸ ਕਹਿ: “ਮਖਮੂਰ ਮੈਂ
ਤਕ ਏ ਮਸਤੇ ਨੈਨ,
“ਮਦ ਦੇ ਟੇਪੇ ਇਨ੍ਹਾਂ ਤੋਂ
‘ਨੈਨ-ਕਟੋਰੀ’ ਪੈਨ”।

...
ਛੁਲ ਕਲੀਆਂ ਅਜ ਆਖਿਆ
ਚਟਕ ਚਟਕ ਚਟਕੈਨ:-
“ਅਸਾਂ ਬਿੜਾਵੇ ਕੌਣ ਹੈ?
ਦਰਸ ਤਾਂਘ ਇਨ ਨੈਨ”।

...
ਅੱਖ ਛੁੱਟੀ ਹਰ ਸ਼ਾਖ ਦੀ
ਦੇਖਣ ਨੂੰ ਏ ਨੈਨ,
‘ਦਰਸ਼ਨ-ਸੱਧਰ’ ਨਿੱਕਲੀ
‘ਦਰਸ਼ਨ-ਸ਼ਾਕਾ’ ਲੈਨ।

ਅਗਨੀ ਆਖੇ: “ਮੈਂ ਰਚੇ
ਸਾਰੇ ਜਗ ਦੇ ਨੈਨ।
“ਮੈਂ ਦੇਖਾਂ ਝੁਕ ਝੁਕ ਪਵਾਂ
ਏ ਨੂਰਾਨੀ ਨੈਨ”।

...
ਸੂਰਜ ਚੰਦ ਸੂਰੇ ਪੁਰੇ
ਤਕੇ ਅਧਖੁਲੇ ਨੈਨ,
ਉਹ ਚੜ੍ਹਨੋਂ ਉਹ ਡੱਬਣੋਂ
ਰੁਕੇ ਖੜੇ ਬੇਚੈਨ।

...
ਬਿਜਲੀ ਚਮਕੀ ਰਾਤ ਨੂੰ
ਦੇਖ ਖੁਲ੍ਹੇ ਏ ਨੈਨ,
ਤੜਫ਼ ਲੁਕੀ ਕਹਿ: “ਨੈਨ ਏ
ਮੈਂਨੂੰ ਨਾ ਮੁਹਿ ਲੈਨ।”

...
ਅਰਧ ਰਾਤਿ ਦੇਖੇ ਸਥੀ!
ਤਾਰਿਆਂ ਨੇ ਏ ਨੈਨ,
ਆਖਣ: “ਸਾਥੋਂ ਸੋਹਿਣੇ
ਕਿੰਨ੍ਹੇ ਰਚੇ ਏ ਹੈਨ?”

...
ਗਗਨ ਝੁਕਜਾ ਅਰਸੋਂ ਸਥੀ!
ਦੇਖਣ ਕਾਲੇ ਨੈਨ,
ਨੀਲਾ ਪੈਕੇ ਰਹਿ ਗਿਆ
ਜਿਉਂ ਉਲਟਾਇਆ ਨੈਨ।

* ਇਹ ਕਵਿਤਾ ਸੰਮਤ ਗੁ: ਨਾ: ਸਹਿਬ ੪ਪਾਂ ਮੁਤਾਬਿਕ ਨਵੰਬਰ ੧੯੨੭, ਗੁਰਪੁਰਬ
ਪੁੰਨਮ ਪਰ ‘ਖਾਲਸਾ ਸਮਾਚਾਰ’ ਵਿਚ ਪ੍ਰਕਾਸ਼ੀ ਸੀ।

ਲਖ-ਅੱਖੀ ਹੋ ਤੇਲ ਹੈ
ਵਿਛੀ ਪਈ, ਕਹਿ ਬੈਨ:-
“ਪ੍ਰਤਿਬਿੰਬਤ ਹੋ ਚਮਕਦੇ
ਮੈਂ ਅੱਖੀਂ ਏ ਨੈਨ”।

...

ਹੀਰੇ ਮ੍ਰਿਗ ਦੀ ਡਾਰ ਤਕ
ਹੋਇ ਰਹੀ ਬੇਚੈਨ:
“ਏ ਸਾਡੇ ਓਥੇ ਕਿਵੇਂ
ਚਲੇ ਗਏ ਹਨ ਨੈਨ?”

ਸਭ ਨੇ ਦੇਖ ਸਲਾਮਤੇ
ਆਪੇ ਆਪਣੇ ਨੈਨ
ਕੁਕ ਕਿਹਾ: “ਹਾਂ ਇਨ੍ਹਾਂ ਤੋਂ
ਅਸਾਂ ਮਿਲੇ ਏ ਹੈਨ!”

...

ਕਾਲੇ ਨੈਨੀਂ ਕੂੰਜ ਓ
ਤੜੜ ਉਠੀ ਕੁਰਲੈਨ:-
“ਹਾਇ! ਨ ਪਹਿਲੇ ਕਿਉਂ ਤਕੇ
ਸ਼ਜਾਮ ਸਲੋਨੇ ਨੈਨ।”

...

ਬੱਝਕ ਮਮੋਲੇ* ਰਹਿ ਗਏ
ਦੇਖ ਨੈਨ ਏ ਕੈਨ:-
“ਨਜ਼ਰ ਆਪਦੀ ਅਸੀਂ ਹਾਂ
ਕਰਦੇ ਅਪਨੇ ਨੈਨ।”

...

* ਇਕ ਸੋਹਣੀਆਂ ਅੱਸਾਂ ਵਾਲਾ ਪੰਛੀ।

ਮੱਛ ਸ਼ਰਮਦੇ ਨੈਣ ਤਕ
ਬਰ ਨਾ ਸਕਣ, ਮਚੈਨ,
ਪਾਣੀ ਪਰਦਾ ਤਾਣਕੇ
ਲੁਕ ਲੁਕ ਦੇਖਣ ਨੈਨ।

...

ਠੁਮਕ ਟੁਰਨ, ਗੁਰ ਗੁਰ ਕਰਨ,
ਮਟਕ ਮਟਕ ਮਟਕੈਨ,
ਖੁਮਰੇ ਆਖਣ: “ਅਸਾਂ ਏ
ਦੇਖ ਲਏ ਅਜ ਨੈਨ।”

...

ਚਕਵਾ ਆਖੇ: “ਚਕਵੀਏ!
ਸਦਾ ਲਈ ਗਈ ਰੈਨ,
“ਕਦੇ ਨ ਢੁੱਬਣ ਵਾਲੜੇ
ਚੜ੍ਹ ਪੈ ਸੂਰਜ-ਨੈਨ।”

...

ਮੱਛੀ ਆਖੇ: “ਬਗਲਿਆ!
ਤੱਕ ਨ ਮੇਰੇ ਨੈਨ।
“ਤੱਕ ਨੈਨ ਏ ਸੋਹਿਣੇ
‘ਹੰਸ-ਨੈਨ’ ਤੁਧ ਦੈਨ।”

...

ਪਰਭਾਤੇ ਬੁਲਬੁਲ ਕਹੇ:
“ਮੈਂ ਅੱਜ ਡਿੱਠਾ ਰੈਨ,
“ਗੁਲ ਮਸਤਾਇਆ ਤਕ ਰਿਹਾ
ਹੋਰ ਉਚੇਰੇ ਨੈਨ।”

ਅੰਮ੍ਰਿਤ ਵੇਲੇ ਬੋਲਿਆ
ਪਪੀਆ: “ਮੇਰੀ ਭੈਨ!
“ਮੈਂ ਹੁਣ ਪਾਇਆ ਭੇਤ ਹੈ—
ਅੰਮ੍ਰਿਤ ਹਨ ਏ ਨੈਨ।”

...
ਬੱਦਲ ਤਕ ਕੇ ਬੋਲਿਆ
ਚਾਡਿਕ ਉਡਦਾ ਗੈਨ:-
“ਸ਼ਾਂਤੀ ਬੂਦ ਸੁਹਾਵਣੀ
ਵਸ ਰਹੀ ਏਨ੍ਹਾਂ ਨੈਨ।”

...
ਨੈਨਾਂ ਦੀ ਵੇਖੀ ਚਮਕ
ਨੱਚਣ ਤੇ ਕੁਹਕੈਨ
ਕਹਿਣ ਚਕੋਰ:- “ਅਚਰਜ ਹਨ
ਚੰਦ੍ਰ ਵਿਮਲਾਂ ਏ ਨੈਨ।”

...
ਕਹੇ ਕਬੂਤਰ:- “ਬਿੱਲੀਏ!
ਏ ਟਕ-ਬੱਝਵੇਂ ਨੈਨ
“ਏਨੀਂ ਨੈਣੀਂ ਲਾਇਂ ਜੇ
ਜੋਗੀ ਹੋ ਜਾਇਂ ਭੈਨ!”

...
“ਤੇਰੇ ਪਾਪ ਕਮਾਂਵਦੇ
ਦੂਰਬੀਨ ਜੋ ਨੈਨ
“ਉਪਕਾਰੀ ਹੋ ਜਾਣਗੇ”
ਦੇਖ ਉਕਾਬਾਂ! ਨੈਨ।

1. ਚੰਦ੍ਰਮਾਂ ਤੋਂ ਉੱਸਲਾ। ਇਕ ਸਮਾਂ ਦਾ
ਨਾਮ ਬੀ ਹੈ।
2. ਸਭ ਤੋਂ ਵੱਡਾ ਸ਼ਿਕਾਰੀ ਪੰਛੀ।

ਜਿਉਂ ਜਿਉਂ ਵੱਡਾ ਹੋ ਗਿਓਂ
ਨਿੱਕੇ ਪੈ ਗਏ ਨੈਨ,
ਦੇਖ ਹੰਕਾਰੀ ਹਾਬੀਆ!
ਨੈਨ ਜੁ ਗਰਬ ਰੀਜੈਨ!

...
ਫਨੀਅਰ ਢੰਗਣ ਆ ਗਿਆ,
-ਵਿਸ ਚੜ੍ਹਾਵਾਂ ਨੈਨ,-
ਝੇਪ ਅੱਖ, ਫਨ ਸਿੱਟਕੇ
‘ਸ਼ਿਵ ਸ਼ਿਵ’ ਉਚਰੇ ਬੈਨ।

...
ਮੌਰਖੰਭ ਤੇ ਅੱਖ ਜਿਉ*
ਸਭ ਦੇ ਚਿਹਰੇ ਨੈਨ,
ਪਰ ਮੁਰਦੇ ਓ ਨੈਨ ਹਨ,
ਏ ਜੀਵੰਦੇ ਹੈਨ।

...
ਜਾਦੂਗਰ ਨੇ ਨੈਨ ਤੱਕ
ਨੈਨ ਜਮਾਏ ਨੈਨ,
ਅਪਣੇ ਲੈਕੇ ਰਹਿ ਗਿਆ
ਨੈਨ ਮੁਰਛਾ ਸੈਨ।

...
ਰਲ ਮੁਟਿਆਰਾਂ ਆਈਆਂ
ਨੈਣੀਂ ਮੇਲਣ ਨੈਨ,
ਦਮਕ ਨੈਨ ਦੀ ਦੇਖਕੇ
ਸਜਦੇ ਵਿਚ ਝੁਕ ਪੈਨ।

* ਮੌਰ ਦੇ ਹਰ ਖੰਭ ਤੇ ਇਕ ਰੰਗ-ਬਰੰਗ
ਅੱਖ ਵਰਗ ਨਿਸ਼ਾਨ ਹੁੰਦਾ ਹੈ।

ਰਤੀ^੧ ਕਹੇ “ਮੈਂ ਨੈਨ ਅਗ
ਜਿਨ੍ਹਾਂ ਲੁਭਾਇਆ ਮੈਨੌ।
“ਠਰ ਗਜੇ ਮੇਰੇ ਨੈਨ ਤਕ
ਏ ਤੇਜ਼ਸ੍ਥੀ ਨੈਨ।”

...
ਲੇਲੀ, ਸੱਸੀ, ਸੋਹਿਣੀ,
ਹੀਰ ਮੁੱਠੀਆਂ ਨੈਨ,
ਦੁੱਖ ਨ ਦੇਖਣ ਨੈਨ, ਜੇ
ਦੇਖ ਨੈਨ ਏ ਲੈਨ।

...
ਗਿਆ ਸਿਰਦ੍ਦੂ ਸਮੁੰਦ ਨੂੰ
ਆਬਿ ਹਯਾਤਾਂ ਲੈਨ,
ਖਾਲੀ ਮੁੜਿਆ, “ਭੋਲਿਆ!
ਅੰਮ੍ਰਿਤ ਹਨ ਏ ਨੈਨ!”

...
ਅੱਖ ਕਟੋਰੀ ਨੈਣ^੨ ਦੀ
ਡੁੱਲੁ ਪਈ ਤਕ ਨੈਨ:-
“ਚਰਨ ਸਿੰਗਾਰਨ ਵਾਸਤੇ
ਨੌਕਰ ਰਖ ਮੈਂ ਲੈਨ!”

...
“ਕੱਢ ਕਲੇਜਾ ਸੱਟਦੀ” ਕਹਿਣ:
“ਨਜ਼ਰ ਕੁਈ ਫੈਣ।”
“ਫੈਣ- ਨਜ਼ਰ” ਏ ਨੈਨ ਤਕ
ਪਾਵੇ ‘ਅੰਮ੍ਰਿਤ - ਨੈਨ’।”

- ...
 ੧. ਕਾਮਦੇਵ ਦੀ ਇਸਤ੍ਰੀ।
 ੨. ਕਾਮਦੇਵ।
 ੩. ਨਾਇਣ। ਘਰ ਘਰ ਜਾਕੇ ਸਵਾਲੀਆਂ
ਦੇ ਸਿਰ ਗੁੰਦਨ ਤੇ ਸਿੰਗਾਰਨ ਵਾਲੀ
ਇਸਤ੍ਰੀ।

ਖਾਲੀ ਕੋਈ ਨੈਨ ਦੇ
ਅਖਹੀਣੇ ਕਰ ਲੈਣ
ਜੇ ਇਨ੍ਹਾਂ ਨੈਣਾਂ ਸਾਮੂਣੇ
ਪਾ ਲੇਵਣ ਓ ਨੈਨ।^੩

...
ਨੈਨ ਕੱਢ ਮੂਰਖ ਚਹੇ
ਦੇਖੇ ਅਪਣੇ ਨੈਨ,
ਦੇਖੇ ਪਰ ਏ ਨੈਨ ਜੇ,
ਦੇਖ ਲਵੇ ਨਿਜ ਨੈਨ।

...
ਨੈਨਾਂ-ਖੂਹ^੪ ਭਰ ਭਰ ਰਹੇ
ਮਾਲਾਂ ਨਾਲ ਭਰੇ ਨੌ
ਇਕ ਗਾਮਜ਼ੇ ਨੈਨਾਂ ਇਨ੍ਹਾਂ
ਭਰ ਦਿੱਤੇ ਓ ਨੈਨ।

...
ਨੈਨ ਗਏ ਨੈਨਾਂ ਮਿਲਨ
ਦਿਲ ਵੇਚ ਆਏ ਨੈਨ,
ਨੈਨ ਮਿਲੇ ਜੋ ਇਨ੍ਹਾਂ ਨੂੰ
ਨਵੇਂ ਨਵੇਂ ਦਿਲ ਲੈਨ।

...
ਗਰਬੀ ਧਨੀਆਂ ਦੂਰ ਤੇ
ਕਵੀਆਂ ਸੰਦੇ ਨੈਨ
ਤਾਹੀਓਂ ਦਿੱਸਣ ਡੋਲਦੇ
ਨਹਿੰ ਦੇਖੇ ਏ ਨੈਨ।

- ...
 ੧. ਜੇ ਅੱਖ ਹੀਣੇ {ਅਨ੍ਹੇ} ਇਹਨਾਂ ਨੈਣਾਂ ਦੇ
ਸਾਹਮਣੇ ਅਪਣੇ ਸੱਖਣੇ ਕੋਈ ਕਰ ਦੇਣ
ਤਾਂ ਓਹ ਨੈਨ ਪ੍ਰਾਪਤ ਕਰ ਲੇਣਗੇ।
 ੨. ਨੈਣਾਂ ਰੂਪੀ ਖੂਹ। ਤਿਸ਼ਨਾਲੂ ਅੱਖ।
 ੩. ਪਰ ਓਹ ਨਾ ਭਰੇ।

ਤਕਿ ਤਕਿ ਰੂਪ ਨ ਰੱਜਦੇ
ਰੂਪ ਕੁਠੇ ਸਭ ਨੈਨ,
'ਰੂਪ ਅਰੂਪੀ' ਨੈਨ ਏ
ਤੱਕਣ ਤਾਂ ਤਿ੍ਰਤੈਨ।

...
ਤੋਤਾ-ਚਸ਼ਮੀ ਨਾ ਰਹੇ
ਇਸ ਦੁਨੀਆਂ ਦੇ ਨੈਨ,
ਉਨ੍ਹ ਨੈਨਾਂ ਦੇ ਚਸ਼ਮਿਓ
ਜੇ ਅੰਮ੍ਰਿਤ ਪੀ ਲੈਨ।

...
ਖਲ ਕੀਤੇ ਵਿਦਵਾਨ ਹਨ
ਇਨ੍ਹ ਨੈਨਾਂ ਦੀ ਸੈਨੀ,
ਜਿਨ੍ਹਾਂ ਮਟੱਕੇ ਨਾਲ ਫਿਰ
ਜਿੱਤੇ 'ਪੰਡਤ-ਨੈਨ'।

...
ਗੋਲੇ ਹੋ ਰਹੇ ਨੀਂਦ ਦੇ
ਦੁਨੀਆਂ ਦੇ ਸਭ ਨੈਨ
ਸਦਾ ਜਾਗਦੇ ਨੈਨ, ਏ
ਸੁੱਤਯਾਂ ਜਾਗ੍ਰਤ ਦੈਨ।

...
ਅਦਬ ਨਾਲ ਜੋ ਮੰਦ ਗਏ
ਤਕ ਏ ਸੁਹਣੇ ਨੈਨ
ਦਿੱਬ ਹੋ ਗਏ ਨੈਨ ਓ
ਦੋ ਪਾਸੀਂ ਖੁਲ੍ਹੇ ਗਏ 'ਨੋ

...

1. ਸੈਨਤ ਨੇ।
2. ਖੁਲ੍ਹੇ ਗਏ ਹਨ। 'ਨੋ' ਦਾ 'ਹ' ਚੁਪ ਹੈ।

ਨੈਨ ਆਏ ਸਭ ਜਗਤ ਦੇ
'ਨੈਨ-ਦਿਦਾਰਾ' ਲੈਨ,
ਮਗਨ ਸਮਾਈ ਲਗ ਗਈ
ਦੇਖਦਿਆਂ ਏ ਨੈਨ।

...
ਇਕ ਵਾਰੀ ਜਿਨ ਦੇਖ ਲੈ
ਏ 'ਸਦ-ਹਸਦੇ-ਨੈਨ',
ਨਜ਼ਰ ਚੜ੍ਹੇ ਨਾ ਫਿਰ ਕੁਈ
ਨੈਨ ਉਨ੍ਹਾਂ ਦੀ ਹੈਨ।

...
'ਨੈਨ-ਝਰੋਖੇ' ਸੰਤ ਬਹਿ
ਜਗ ਦਾ ਮੁਜਗਾ ਲੈਨ,
ਨੈਨਾਂ ਦਾ ਮੁਜਗਾ, ਸਥੀ!
ਏ ਲੈਦੇ 'ਸਾਹ-ਨੈਨ'।

...
ਰੂਪ ਸੁਦਰਤਾ ਤਾਂ ਸਫਲ
ਨੈਨ ਜਿ ਚਿਹਰੇ ਹੈਨ,
ਨੈਨ ਘਨੇ ਪਰ ਸਫਲ ਏ
ਨੈਨਾਂ ਵਾਲੇ ਨੈਨ।

...
ਨੈਨਾਂ ਦਾ ਇਹ ਧਰਮ ਹੈ
ਖਿਚ ਖਾਵਣ, ਖਿਚ ਦੈਨ*,
ਏ ਨੈਨਾਂ 'ਖਿਚ-ਮੂਲ' ਹਨ,
ਖਿਚ ਰਹੇ ਜਗ ਦੇ ਨੈਨ।

...

* ਖਿਚ ਦੇਂਦੇ ਹਨ, ਭਾਵ ਖਿਚ
ਪਉਂਦੇ ਹਨ।

ਨੈਨਾਂ ਨੂੰ ਗੁੰਗਾ ਕਹਿਣ
ਪਰ ਏ ਝੂਠੇ ਬੈਨ,
ਰਸਨਾ ਕਾਵਜ ਸੰਗੀਤ ਦੀ
ਬੋਲ ਰਹੇ ਏ ਨੈਨ।

...

ਖਾਲੀ ਸੀਸ਼ਾ ਜਗਤ ਦੇ
ਜਿਤਨੇ ਹਨਗੇ ਨੈਨ,
ਸਾਰੇ ਚਮਕਣ ਵਾਸਤੇ
ਜੋਤਿ ਇਨ੍ਹਾਂ ਤੋਂ ਲੈਨ।

...

ਪੁਤਲੀ ਜਿਉਂ ਹਰ ਅੱਖ ਵਿਚ
ਨੈਨਾਂ ਦੀ ਹੈ ਨੈਨ,
ਪੁਤਲੀ ਸਾਰੇ ਜਗਤ ਦੀ
ਨੈਨਾਂ ਦੀ ਏ ਹੈਨ।

...

‘ਅੰਦਰ-ਸੀਸ਼ਾ’ ਨੈਨ ਏ
‘ਬਾਹਰ-ਸੀਸ਼ਾ’ ਨੈਨ।
ਦੇਖਣ ਰੱਬ, ਦਿਖਾਣ ਰੱਬ,
‘ਰੱਬ-ਸੀਸ਼ਾ’ ਏ ਨੈਨ।

...

ਰੂਹਾਂ ਦੇ ਸਰਦਾਰ ਰੂਹ
ਜਿਵੇਂ ਰੱਬ ਜੀ ਹੈਨ;
ਨੈਣਾਂ ਦੇ ਸਰਦਾਰ ਏ
ਰਚੇ ਆਪਨੇ ਨੈਨ।

...

ਅਰਸਾਂ ਤੇ ਵਸਦੇ ਸਥਿ!
ਫਰਸ ਵੇਖ ਗਯੇ ਨੈਨ।
ਪੰਜ ਪਾਣੀਆਂ ਦੀ ਭੂਮ ਨੂੰ
ਆਬੜ ਦੇ ਰਹੇ ਹੈਨ।

...

ਪ੍ਰੇਮ ਕਟੋਰਾ ਨੈਨ ਹਨ
ਭਰੇ ਪ੍ਰੇਮ ਦੇ ਰੈਨ,
ਪ੍ਰੇਮ ਨ ਜੇ ਵਿਚ ਹੋਰ ਕੁਝ
ਤਾਂ ਤੁੱਠਣ ਏ ਨੈਨ।
ਸਿਰ ਤੋਂ ਪੈਰਾਂ ਤੀਕ ਤੂੰ
ਬਣ ਜਾ ਸਾਰਾ ਨੈਨ,
ਜੇ ਚਾਹੋਂ ਤੂੰ ਨੈਨ ਏ
ਨਦਰਾਂ ਵਿਚ ਲੈ ਲੈਨ।
ਲਉਬਾਲੀ ਦਰਗਾਹ ਹੈ,
‘ਸ਼ਾਹ-ਨੈਨ’ ਏ ਨੈਨ।
ਬਖਸ਼ਿਸ਼ ਦਾ ਦਰਿਆਉ ਹਨ,
ਨਦਰਾਂ ਦੀ ਨੈ ਹੈਨ।

ਏਨ੍ਹਾਂ ਨੈਨਾਂ ਤੇ ਦਿਲਾ!
ਲਾ ਦੇ ਨੈਨ ਸੁਖੈਨ,
ਬਿਰਖੇ ਲਗ ਲਗ ਜਾ ਰਹੇ
ਹੋਰ ਥਾਉਂ ਤੇ ਨੈਨ।

...

ਨੈਨਾਂ ਵਾਲੇ ਸਾਂਈਆਂ!
ਸੇਜ ਵਿਛਾਵਾਂ ਨੈਨ,
ਇਕ ਛਿਨ ਸੇਜੇ ਆਇਕੇ
ਜੇ ਕਰ ਜਾਵੇ ਸੈਨੜੇ!

੧. ਪੰਜਾਬ ਨੂੰ! ੨. ਸੁੰਦਰਤਾ।

੩. ਸੌਣਾ ਕਰ ਜਾਓ ਤਾਂ।

ਨੈਨਾਂ ਵਾਲੇ ਸੁਹਣਿਆਂ!
ਕਦਮ ਧਰੀਂ ਆ ਨੈਨਾਂ;
ਨਜ਼ਰ ਵਿਛਾਈ ਵਿਛ ਰਹੀ
ਛੁਹ ਕਦਮਾ ਦੀ ਲੈਨ।
ਬੈਗਾਰੀ ਨੈਨਾਂਾਂ ਭਏ
ਰੋ ਰੋ ਅਰਜ਼ ਕਰੈਨ:-
“ਇੱਕ ਮਟੱਕਾ ਬੈਰ ਪਾ
ਹੇ ਵਡ-ਉਚੜੇ ਨੈਨ!”
...

ਅਪਣੇ ਵੇਚਣ ਮੈਂ ਗਈ
ਮੁਛਤ ਨ ਲੋਕੀ ਲੈਨ,
ਨੈਨਾਂ ਵਾਲੇ ਨੇ, ਸਖੀ!
ਲੱਖੀ ਲੈ ਲਜੇ ਨੈਨਾਂ।
ਸਮਝ ਨ ਪੈਂਦੀ ਹੋ ਸਖੀ,
ਏ ਬੇਕੀਮਤ ਨੈਨ
ਨਜ਼ਰਾਂ ਵਾਲੇ ਸ਼ਾਹ ਦੀ
ਨਜ਼ਰੇ ਕਿਉਂ ਚੜ੍ਹ ਗੈ 'ਨੈਨ'

ਪੁੱਛ:-

‘ਨੈਨ ਸੰਗੀਤ’ ਸੁਣਾ ਗਈ
‘ਕਾਵਜ-ਸੰਦੂਤਾ’ ਰੈਨ-
ਸੈਨਤ ਗੁੱਝੀ ਦੇ ਗਈ,
“ਬੁੱਝੇ ਕਿਸਦੇ ਨੈਨ?”

ਉੱਤਰ:-

ਤੂੰ ਪਾਈ ਮੈਂ ਬੁੱਝ ਲਈ
ਸਖੀਏ ਤੇਰੀ ਸੈਨੈ
ਗੁਰੂ ਨਾਨਕ ਦੇ ਨੈਨ ਏ
ਤੂੰ ਜੋ ਗਾਏ ਨੈਨ।

{ਗ: ਨਾ: ਚ: -੧, ਪੰਨਾ ੧੩੫-੩੮}



੧. ਸਾਡੇ ਨੇਣ।

੨. ਗਏ ਹਨ। ‘ਹਨ’ ਦਾ ‘ਹ’ ਚੁਪ ਹੈ।

੧. ਸੈਨਤ।

ਗੀਤ ੯-

‘ਬੱਝ’। *

ਨਦੀ ‘ਬੱਝ’ ਦੀ ਆਈ ਗੁਸਾਂਈ ਮੇਰੇ!
ਧੱਕ ਏਸ ਤੋਂ ਪਾਰ ਲੰਘਾ ਸਾਂਈਆਂ!

ਸਾਡੇ ਫੇਜ਼ਿਆਂ ਵਲ ਨਾ ਤੱਕ ਸਾਂਈਆਂ!
ਸਾਂਨੂੰ ਖੇਜ਼ਿਆਂ ਵਿੱਚ ਪੁਚਾ ਸਾਂਈਆਂ!

ਕੋਈ ਘੁੱਟ ਅਗੰਮ ਦੀ ਚੜ੍ਹੀ ਅੰਦਰ
ਜ਼ੋਰ ਥੱਕਿਆਂ ਆਪਣਾ ਲਾ ਸਾਂਈਆਂ!

ਕਰਮ ਬੁਰੇ, ਪਰ ਕਰਮ ਕਰ ਆਪਣਾ ਤੂੰ,
ਮੁਸਕਾਂ ਬੱਝੀਆਂ ਦੇਹ ਖੁਲ੍ਹਾ ਸਾਂਈਆਂ!

{ਗ: ਨਾ: ਚ: -੧, ਅਧਿ-੧੯}



* ਇਹ ਗੀਤ ਗੁਰਪੁਰਬ ਪੁੰਨਮ {੨ ਨਵੰਬਰ ੧੯੩੩} ਕੱਤਕ ਦੀ ੧੭ ਸੰ: ਗੁ: ਨਾ: ਸਾਹਿਬ ੪੬੪ ਤੇ ਬਿ: ੧੯੯੦ ਨੂੰ ਖਾਲਸਾ ਸਮਾਚਾਰ ਵਿੱਚ ਪ੍ਰਕਾਸ਼ਿਆ ਸੀ। ਜਦੋਂ ਕੋਈ ਲੋਚੇ ਬਹੁਤਾ ਤੇ ਮਿਲੇ ਘਟ ਯਾ ਕੋਈ ਬਿਲਾਵਜਾ ਕਿਸੇ ਦੀ ਨਿਰਾਦਰੀ ਕਰੇ ਤਾਂ ਜਿਸ ਦੀ ਨਿਰਾਦਰੀ ਹੋਵੇ ਉਸ ਦੇ ਮਨ ਵਿੱਚ ਕੁਛ ਉਟਾਰਗਫਨ ਆ ਜਾਂਦਾ ਹੈ, ਮਨ ਰਾਮਰੁਠ ਹੋ ਜਾਂਦਾ ਹੈ, ਨਾਮ ਦਾ ਸਿਮਰਨ ਬੰਦ ਹੋ ਜਾਂਦਾ ਹੈ। ਮਨ ਦੀ ਇਸ ਦਸ਼ਾ ਨੂੰ “ਬੱਝ” ਆਖੀਦਾ ਹੈ। ਨਾਨਕ ਮੱਤੇ ਜਦੋਂ ਯੋਗੀਆਂ ਨੇ ਭਾਈ ਮਰਦਾਨੇ ਦਾ ਅਨਾਦਰ ਕੀਤਾ ਤਾਂ ਉਸ ਦੇ ਮਨ ਤੇ ‘ਬੱਝ’ ਪੈ ਗਈ। ਇਸ ਕਵਿਤਾ ਵਿੱਚ ਭਾਈ ਮਰਦਾਨੇ ਜੀ ਦੀ ਗੁਰੂ ਨਾਨਕ ਸਾਹਿਬ ਜੀ ਦੇ ਚਰਨਾਂ ਵਿੱਚ ਅਰਦਾਸ ਰੂਪਮਾਨ ਕੀਤੀ ਹੈ।

-ਸੰਪਾਦਕ


ਗੀਤ ੧੦-

ਕਿੱਥੇ ਨੀ ਗੁਰ ਨਾਨਕ ਵੱਸਦਾ* ?

ਟੇਕ- ਕਿੱਥੇ ਨੀ ਗੁਰ ਨਾਨਕ ਵਸਦਾ ?

ਜੰਗਲ ਬੇਲੇ ਜਲ ਥਲ ਢੂਡੇ, ਕਿਤੇ ਨਹੀਂ ਨੀ ਦਿਸਦਾ।
ਜੋਗੀ ਤਪੀ ਸਿਆਣੇ ਪੁੱਛੇ ਭੇਤ ਨ ਕੋਈ ਦਸਦਾ,
ਜਿਤ ਵਲ ਸੂੰਹ ਪਵੇ ਉਠ ਭਾਲਾਂ ਪਰ ਉਹ ਭਾਲ ਨ ਫਸਦਾ।
ਆਖਣ 'ਕਦੇ ਫਧੀਂਦਾ ਨਾਹੀਂ' ਦਿਲ ਮੇਰਾ ਸੁਣ ਖਸਦਾ,
ਹੈ ਲੁਕਿਆ, ਪਰ ਖਿੱਚ ਪਾਂਵਦਾ ਖਿੱਚ ਤਣਾਵਾਂ ਕਸਦਾ।
ਐਸੀ ਛੇੜ ਝਰਨਵੀਂ ਛੇੜੇ, ਕਰ ਬਿਹਬਲ ਦਿਲ ਖਸਦਾ।
ਦਿਲ ਪੰਘਰ ਪੰਘਰ ਵਹਿ ਤੁਰਦਾ, ਪਯਾਰ ਪਯਾਰ ਵਿਚ ਧਸਦਾ।
ਇਕ ਦਿਨ ਐਕੁਰ, ਰ੍ਹੀਮ ਰ੍ਹੀਮਦਿਆਂ, ਅਰਸੋਂ ਝਲਕਾ ਵਸਦਾ,
ਕੀ ਵੇਖਾਂ ਗੁਰ ਨਾਨਕ ਅੰਦਰ, ਅੰਦਰ ਸੀਸੇ ਲਸਦਾ।
ਇਹ ਲਿਸਕਾਰਾ ਬਾਹਰ ਪੈਂਦਾ, ਵਣ ਤਿਣ ਲਸਦਾ ਦਿਸਦਾ।
ਰੰਗ-ਰਤੜਾ, ਹਰਿ ਜਾਈਂ ਵਸਦਾ ਰਸੀਆ ਹੈ ਰਸ ਰਸਦਾ।
ਦੇ ਦਰਸ਼ਨ ਅੱਖਾਂ ਮਸਤਾਂਦਾ, ਵੇਖ ਮਸਤਿਆਂ ਹਸਦਾ,
ਹੱਸੇ, ਰਸੇ, ਰਸਾਵੇ ਰਸੀਆ, ਹਾਸਯੋਂ ਅੰਮ੍ਰਿਤ ਵਸਦਾ।
ਖਿੱਚ-ਤਣੀ ਕੁਈ ਲਾਕੇ ਖਿੱਚਦਾ, ਡੋਰੀ ਪਾ ਕੋਈ ਕਸਦਾ।
ਜਿਤ ਵਲ ਨਜ਼ਰ ਉਤੇ ਵਲ ਦਿਸਦਾ ਹਰ ਹਰ ਦੇ ਵਿਚ ਵਸਦਾ।
ਵੱਸ ਆਇਆ ਫਿਰ ਛੋਡ ਨ ਜਾਂਦਾ ਲੜ ਲਾ ਫੇਰ ਨ ਨਸਦਾ।
ਦਿਲ ਮੰਦਰ ਗੁਰ ਨਾਨਕ ਵਸਦਾ, ਝਾਤੀ ਪਾਇਆਂ ਦਿਸਦਾ।
ਅੰਦਰ ਦਿਸਿਆਂ ਵਣ ਤਿਣ ਦਿੱਸੇ, ਜਲ ਥਲ ਘਟ ਘਟ ਵਸਦਾ।

{ਗੁ: ਨਾ: ਚ:-੧, ਪੰਨਾ ੨੯੧}



* ਇਹ ਗੀਤ ਸੰ: ਗੁ: ਨਾ: ਸਾਹਿਬ ੪੫੨ {੧੯੨੧ ਈ:} ਦੇ ਗੁਰਪੁਰਬ ਪੁੰਨਮ ਪਰ
ਖਾਲਸਾ ਸਮਾਚਾਰ ਵਿਚ ਪ੍ਰਕਾਸ਼ਿਤ ਹੋਇਆ ਸੀ।

ਗੀਤ ੧੧-

ਮਾਤਾ ਸੁਲੱਖਣੀ ਜੀ ਦੀ ਸਿਕ। *

ਨਾਂ ਜੀਵਾਂ, ਨਾਂ ਮੋਈ ਮੁੱਕੀ,
ਤਕ ਤਕ ਰਾਹਾਂ ਥੱਕੀ।

ਸੁਕ ਸੁਕ ਨਦੀਆਂ ਥੱਲੇ ਗਈਆਂ,
ਮੈਂ ਸਿੱਕ ਸਿੱਕ ਮਰ ਮਰ ਚੁੱਕੀ।

ਬੱਧੀ ਆਸ ਮਿਲਣ ਦੀ ਹੁਣ ਤਕ,
ਰੋ ਰੋ ਕੇ ਅਖ ਸੁੱਕੀ।

ਆ ਸਾਂਈਆਂ! ਹੁਣ ਮੌਜੂ ਮੁਹਾਰਾਂ,
ਬਖਸ਼ ਜਿ ਭੁੱਲੀ ਚੁੱਕੀ।

{ਗੁ: ਨਾ: ਚ:-੧, ਅਧਿ:-੪੧}



* ਇਹ ਗੀਤ ਸੰ: ਗੁ: ਨਾ: ਸਾ: ੪੪੪ (੧੯੧੩ ਈ:) ਦੀ ਰਚਨਾ ਹੈ।

ਗੀਤ ੧੨-

ਮਾਤਾ ਸੁਲੱਖਣੀ ਜੀ ਦੀ ਅਰਜੋਈ*।

ਤੇਰੇ ਹਾਂ ਜੋਗ ਨਾਹੀਂ ਤੇਰੀ ਸਦਾਂਵਦੀ ਹਾਂ,
ਲਾਈ ਜਿ ਆਪ ਲੜ ਸੀ, ਲਾਈ ਦੀ ਪਾਲ ਸਾਂਈਂ!

ਸ਼ਰਮਾਂ ਨਿਬਾਹ ਦੇ ਸਾਂਈਅਂ! ਲਹੀਆਂ ਨੂੰ ਤੋੜ ਚਾੜੀਂ,
ਚਰਨੀ ਲਗਾ ਕੇ ਆਂਦੀ ਦਾਸੀ ਨੂੰ ਪਾਰ ਲਾਈਂ।

ਐਗੁਣ ਨ ਵੇਖ ਮੇਰੇ, ਦੇਖੀਂ ਗੁਣ ਅਪਣੇ ਤੂੰ,
ਅਪਨੀ ਜਿ ਆਪ ਕੀਤੀ, ਆਪੇ ਦਈਂ ਨਿਭਾਈ!

ਨਿਮਾਣੇ ਜੁ ਮਾਣ ਲੀਤੇ, ਕੀਤੇ ਜੁ ਆਪਣੇ ਤੈ,
ਅਪਣੱਤ ਦੀ ਤੂੰ ਲੱਜਗਾ ਆਪੇ ਹੀ ਪਾਲ ਸਾਂਈਂ!

ਆਵੀਂ ਹੇ ਕੰਤ ਪਜਾਰੇ! ਆਵੀਂ ਸਿਰ ਦੇ ਮਾਲਕ!
ਦੇਵੀਂ ਦਿਦਾਰ ਆਪੇ, ਆਪੇ ਹੀ ਪਾਰ ਲਾਈਂ!

{ਗੁ: ਨਾ: ਚ:-੧, ਅਧਿ:-੪੧}



* ਇਹ ਗੀਤ 'ਪ੍ਰੇਮ ਪੁੰਜ' ਨਾਮੇ ਟ੍ਰੈਕਟ ਨੰ: ੪੩੪ ਦਾ ਹਿੱਸਾ ਹੈ ਜੋ ਸੰ: ਗੁ: ਨਾ: ਸਾ-
੪੪੪ (੧੯੧੩ ਈ.) ਨੂੰ ਪ੍ਰਕਾਸ਼ਿਤ ਹੋਇਆ ਸੀ।

ਗੀਤ ੧੩-

ਜੀਵਨ ਦਾ ਕੀ ਹੱਜ ?*

ਡਿਠਿਆਂ ਬਾਝੋਂ ਕੰਤ ਦੇ, ਜੀਵਨ ਦਾ ਕੀ ਹੱਜ?
 ਕਦੇ ਨ ਸੁਖ ਕਰ ਬੈਠੀਆਂ, ਦਰਸ ਨ ਪਾਇਆ ਰੱਜ।
 ਦੋਸ਼ ਕੀ ਦੇਵਾਂ ਕਿਸੇ ਨੂੰ ਮੈਨੂੰ ਨਾਂਹੀ ਚੱਜ।
 ਚੱਜ ਬਿਹੂਣੇ ਰੋਵਦੇ, ਰੋਵਨ ਬੁੱਕੀ ਛੱਜ॥

{ਗੁ: ਨਾ: ਚ:-੧, ਅਧਿ:-੪੧}



* ਮਾਤਾ ਸੁਲੱਖਣੀ ਜੀ ਦਾ ਬੇਬੇ ਨਾਨਕੀ ਜੀ ਨਾਲ ਦੁਖ ਵਟਾਂਦਰਾ ਹੈ। ਇਹ ਵੀ ੧੯੧੩ ਦੀ ਹੀ ਰਚਨਾ ਹੈ।

ਗੀਤ ੧੪-

ਮਾਤਾ ਤ੍ਰਿਪਤਾ ਜੀ ਤੇ ਭਾਈ ਮਰਦਾਨੇ ਦੀ ਗੱਲ ਬਾਤਾਂ।

{ਜਦੋਂ ਪਹਿਲੀ ਉਦਾਸੀ ਕਰਕੇ ਸਤਿਗੁਰ ਜੀ ਨੇ ਤਲਵੰਡੀ ਫੇਰਾ ਪਾਇਆ ਉਸ ਵੇਲੇ
ਮਰਦਾਨੇ ਨਾਲ ਮਾਤਾ ਤ੍ਰਿਪਤਾ ਜੀ ਦੀਆਂ ਹੋਈਆਂ ਗੱਲਾਂ ਬਾਤਾਂ ਦੀ ਇਕ ਵੈਨਰੀ:-}

ਮਰਦਾਨਜਾਂ! ਇਕ ਜੁੱਗ ਜਪਦਾ ਤੁਸੀਂ ਬਿਦੇਸ਼ੀਂ ਲਾਇਆ,
ਇਕ ਇਕ ਦਿਹੋਂ ਵਰ੍ਹੇ ਦਾ ਬੀਤਜਾ ਰੈ ਰੈ ਸਮਾਂ ਬਿਤਾਇਆ।
ਗਤੀਂ ਨੀਂਦ ਨ ਚੈਨ ਦਿਨੇ ਸੀ, ਜੀਉ ਰਹੇ ਉਦੁਸਾਯਾ^੨,
ਤੁਥੁਕ ਉਠਾਂ ਹਰ ਖੜਕ ਆਏ ਤੇ: ਮਤੋਂ ਲਾਲ ਘਰ ਆਯਾ।
ਇੱਕੋ ਪੁੱਤ, ਜੁ ਅਰਸੀ ਤਾਰਾ, ਟੁਰ ਗਜਾ ਦੇਸ਼ ਬਿਗਾਨੇ,
ਨਾ ਕੁਈ ਸੁੱਖ ਸੁਨੇਹਾ ਆਵੇ, ਪਤੇ ਨ ਮਿਲਨ ਠਿਕਾਨੇ।
ਦਿਹੁਂ ਬੀਤੇ, ਹੋ ਗਏ ਮਹੀਨੇ, ਫਿਰ ਹੋ ਸਾਲ ਬਿਤੀਤੇ,
ਇੱਕ ਨ ਦੇ ਸਨ ਸਾਲ ਬਿਤੀਤੇ ਕਿਤਨੇ ਲੰਮੇ ਕੀਤੇ।
ਬੱਚਾ! ਦੱਸ ਕਦੇ ਜੇ ਤੇਰੇ ਮੈਂ ਭੀ ਚੇਤੇ ਆਈ?
ਕਦੇ ਪਾਸ ਤੇ ਕਿਹਾ ਲਾਲ ਨੂੰ ‘ਯਾਦ ਕਰੋ ਅਜ ਮਾਈ।
'ਚੱਲੋ ਦੇਸ਼, ਮਿਲੋ ਲੁਹੰਦੀ ਨੂੰ ਨੈਣੀ ਜੋਤ ਜਗਾਵੈ,
'ਇਕਲੋਤੇ ਦੀ ਅੰਮਾ ਅੰਨੀ, ਚਲੋ ਮਿਲੋ ਠੰਢ ਪਾਵੈ।
'ਮੈਨੂੰ ਕਦੇ ਯਾਦ ਤੂੰ ਕੀਤਾ ਕਦੇ ਕਿ ਯਾਦ ਕਰਾਯਾ,
'ਮੇਰਾ ਦੁੱਖ ਪੁੱਤ ਦੇ ਕੰਨੀਂ, ਦੱਸ ਕਦੇ ਤੂੰ ਪਾਯਾ?’

ਮਰਦਾਨੇ ਹਥ ਜੋੜਿ ਆਖਿਆ: ‘ਮੈਂ ਮੇਹ ਮਾਯਾ ਕੀੜਾ,
'ਯਾਦ ਕਰੋਂਦਾ ਟੱਬਰ ਅਪਣਾ ਸਹਾਂ ਬਿਰਹੀ ਦੀ ਪੀੜਾ।
'ਤੈਨੂੰ ਵੀ ਮਾਂ ਯਾਦ ਕਰੋਂਦਾ ਗੁਰ ਨੂੰ ਯਾਦ ਕਰਾਵਾਂ,
'ਯਾਦ ਕਰਾਇ ਵਿਛੋੜਾ ਤੇਰਾ, ਨੈਣ ਨੀਰ ਭਰ ਲਜਾਵਾਂ,
'ਤੇਰਾ ਦੁਖ ਤੇ ਪੀੜ ਅੰਦਰਲੀ ਮੋਹ ਮਮਤਾ ਜਦ ਸੋਚਾਂ,
'ਉਛਲ ਕਲੇਜਾ ਨਿਕਲੇ ਹੱਥੋਂ ਮਸਾਂ ਮਸਾਂ ਫਿਰ ਬੋਚਾਂ।

੧. ਇਹ ਕਵਿਤਾ ਸੰ: ਗੁ: ਨਾ: ਸਾਹਿਬ ੪੫੨ {੧੯੨੧ ਈ:} ਦੇ ਗੁਰਪੁਰਬ ਪੁੰਨਮ
ਪਰ ਖਾਲਸਾ ਸਮਾਚਾਰ ਵਿਚ ਪ੍ਰਕਾਸ਼ੀ ਸੀ। ੨. ਉਦਾਸ ਰਹਿੰਦਾ ਹੈ।

'ਪਰ ਇਕ ਹੋਰ ਅਮੀਏਂ ਵੇਲਾ
 'ਜਿਸ ਵੇਲੇ ਦਿਲ ਮੇਰਾ ਤੈਨੂੰ
 'ਕਿਸੇ ਸੜੀ ਤੇ ਜਲੀ ਰੂਹ ਨੂੰ
 'ਵਿਛੜੇ ਰੁਲਦੇ ਨਰਕ ਪਾਤ੍ਰ ਨੂੰ
 'ਭੁਲੇ ਭਟਕੇ ਤੇ ਦੁਖ ਭਰਦੇ
 'ਕੌਝੂੰ ਕਪਟੀ ਰਾਜੀ ਕਰਕੇ,
 'ਤਦੋਂ ਰੂਹ ਉਹ ਜੀਉਂ ਕੇ ਉੱਠੀ,
 'ਭਰ ਨੈਣੀ ਤੇ ਉਛਲ ਉਮਾਹੇ,
 'ਧੰਨ ਜਨਨੀ ਜਿਨ ਜਾਯਾ ਤੈਨੂੰ
 'ਜਗਤ ਜਲੰਦਾ ਰੱਖਣ ਕਾਰਨ,
 'ਮੁਰਦਾ ਰੂਹ ਕਿਸੇ ਅੰਦਰ ਜਦ
 'ਧੰਨ ਜਨਨੀ, ਧੰਨ ਜਨਨੀ' ਕਹਿਕੇ
 'ਤਦੋਂ ਮਾਉਂ ਜੀ ਤੁਸੀਂ ਦਾਸ ਨੂੰ
 'ਸਾਮਰਤੱਖ ਕਰਾਂ ਦਰਸਨ ਮੈਂ,
 'ਲੂੰ ਲੂੰ ਮੇਰਾ ਧਯਾਨ ਧਰੋ ਤੇ
 'ਸਚੀ ਮੁਚੀ ਤੂੰ ਧੰਨ ਮਾਉਂ ਹੈ
 'ਡਾਢੇ ਸਿੰਠੇ ਲਗੇ ਮਾਉਂ ਜੀ!
 'ਮਹਿੰਮਾ ਵਿੱਚ ਤੁਸਾਡੀ ਭਰਕੇ
 'ਆਖਾਂ:- ਅਮਾਂ ਲੋਹਦੀ ਹੋਸੀ
 'ਅਸਲ ਅਸੀਲ ਅਸ਼ੀਰਬਾਦ ਹੈ
 'ਦੁਨੀਆਂ ਦੇ ਦੁਖੀਆਂ ਤੋਂ ਉਠਦੀ
 'ਅਮੀ ਭਾਗਾਂ ਵਾਲੀ ਹੋ ਗਈ
 'ਤੂੰ ਦੁਖੀਆ, ਨਹਿੰ ਸੱਕ ਰਤੀ ਬੀ
 'ਧੰਨ ਜਨਨੀ' ਪਰ ਅੰਮੀ! ਤੈਨੂੰ

ਕਦੀ ਕਦੀ ਉਹ ਆਵੇ,
 ਤੂੰਘਾ ਯਾਦ ਕਰਾਵੇ।
 ਨਾਨਕ ਠੰਢਕ ਪਾਵੇ,
 ਜਦ ਓ ਮੋਇਆਂ ਜਿਆਵੇ।
 ਕਰ ਚਨਣ ਰਾਹ ਲਾਵੇ;
 ਅਰਸੀ ਰੰਗ ਜਮਾਵੇ।
 ਲੂੰ ਲੂੰ ਸੁਕਰ ਕਰਾਵੇ,
 ਮੁਖ ਤੋਂ ਵਾਕ ਅਲਾਵੇ:-
 ਧੰਨ ਪਿਤਾ ਵਡਭਾਰੀ,
 ਮੋਹ ਮਮਤਾ ਜਿਨ ਤਜਾਰੀ।
 ਗੁਰ ਨਾਨਕ ਰੂਹ ਛੂਕੀ,
 ਬਿਹਬਲ ਹੋ ਓ ਕੁਕੀ।
 ਯਾਦ ਯਾਦ ਪਏ ਆਵੇ,
 ਚਰਨੀਂ ਤੁਸੀਂ ਲਗਾਵੇ।
 ਇਹ ਅਰਦਾਸ ਕਰਾਵੇ,
 ਲੋਕ ਪ੍ਰਲੋਕ ਕੁਕਾਵੇ।
 ਸਿਹਤ ਸਲਾਹੀਂ ਗਾਵਾਂ,
 ਵਿਸਮਾਦੇ ਚੜ੍ਹ ਜਾਵਾਂ।
 ਪਰ 'ਧੰਨ' ਉਸ ਨੂੰ ਹੁੰਦੀ,
 ਪਜਾਰ ਉਮਾਹ 'ਚਿ* ਗੁੰਦੀ।
 ਵਲ ਅਮਾਂ ਦੇ ਜਾਂਦੀ,
 ਲੋਕ ਪ੍ਰਲੋਕ ਸੁਹਾਂਦੀ।
 ਵਿੱਚ ਵਿਛੋਂ ਹੋਈ,
 ਕਹਿੰਦਾ ਹੈ ਹਰ ਕੋਈ!

{ਗ. ਨਾ. ਚ-੧, ਅਧਿ: ੪੨}



* 'ਵਿੱਚ' ਦਾ 'ਵ' ਚੁਪ ਹੈ।

ਰੀਤ ੧੫-

‘ਪਿਆਰੇ ਦਾ ਪਿਆਰਾ’ ਲੇਖ ਦੀ ਨਾਇਕਾ ਬੀਬੀ ਦਾ ਬਿਰਹਾ। *

ਨੈਣਾਂ ਛਹਿਬਠ ਲਾਈ ਪਯਾਰੇ, ਤਾਂਘ ਕਰੋਂਦੇ ਹਾਰੇ।

ਸਿੱਕਾਂ ਸਿਕਦਿਆਂ ਆਹ ਦਿਨ ਆਏ, ਹੁਣ ਤਾਂ ਮੋੜ ਮੁਹਾੜੇ।

ਆ ਪਯਾਰੇ! ਸਿਕ ਲਾਹ ਅਸਾਡੀ ਖੁੱਲ੍ਹੇ ਦੇਹ ਦਿਦਾਰੇ,

ਭੁੱਲਾਂ ਮਾਰੇ ਅਵਗੁਣਿਆਰੇ ਕੂਕਣ ਢੱਠੇ ਦੁਆਰੇ।

{ਗੁ: ਨਾ: ਚ:-੧, ਅਧਿ:-੪੩}



* ਇਹ ਰੀਤ ਪ੍ਰਸੰਗ “ਪਿਆਰੇ ਦਾ ਪਿਆਰਾ” ਦਾ ਹਿਸਾ ਹੈ ਜੋ ਸੰ: ਗੁ: ਨਾ: ਸਾ: ੪੪੨
(੧੯੯੧ ਈ.) ਨੂੰ ਟੈਕਟ ਦੇ ਰੂਪ ਵਿਚ ਪ੍ਰਕਾਸ਼ਿਆ ਗਿਆ ਸੀ।

ਗੀਤ ੧੬-

ਅਰਸੀ ਪਰਉਪਕਾਰੀ। *

{ਕੋਹੜੀ ਦੇ ਮਨ ਦੀ ਉਦਾਸੀ}

ਝੁੰਗੀ ਦਰਦ ਰਵਾਣਿਆਂ ਵੰਨੇ ਅਜ ਸਮੀਰ! ਚਲਿ ਆਈ!
 ਲਪਟਾਂ ਛੱਡ ਕੁਲਪਟਾਂ ਵੰਨੇ ਤੂੰ, ਫੇਰੀ ਕਿਉਂ ਪਾਈ?
 ਵਿਚ ਉਜਾੜ ਅਸਾਡੇ ਤੇਰੇ, ਇਕ ਕਿੱਕਰ ਦੀ ਛਾਯਾ,
 ਕਿਉਂ ਬੁਲਬੁਲ ਗੁਲ ਛੱਡ, ਈਸਤੇ ਤੂੰ ਤੇਰਾ ਅਜ ਲਾਇਆ?
 ਜਿੱਥੇ ਕਦੇ ਕਾਉਂ ਸੀ ਡਰਦਾ ਇਕ ਫੇਰਾ ਬੀ ਪਾਣੋਂ,
 ਮੇਰ ਪਿਆ ਅਜ ਪੈਲਾਂ ਪਾਵੇ, ਸੰਗਦਾ ਹੈ ਉਡ ਜਾਣੋਂ।
 ਪੀਲੇ ਲੌਂਗ ਕਿੱਕਰਾਂ ਵਾਲੇ ਲਪਟਾਂ ਮਾਰ ਉਠੇ ਹਨ,
 ਕਿਉਂ ਕੁਦਰਤ ਦੇ ਰੰਗ ਸੁਹਾਵੇ ਆਪੇ ਆਣ ਵੱਠੇ ਹਨ।
 ਦਰਦਾਂ ਦੀ ਚਾਂਗਰ ਸੁਣ ਸਾਰੇ, ਦੂਰ ਦੂਰ ਨੱਠ ਜਾਂਦੇ,
 ਦਰਦ ਰਵਾਣਯਾਂ-ਦਰ ਤੇ ਅੱਜ ਕਿਉਂ ਸੁਹਣੇ ਹਨ ਪਏ ਆਂਦੇ?
 ਝੁੰਗੀ ਕੱਖਾਂ, ਉਹ ਵੀ ਟੁੱਟੀ, ਕੈਣ ਅਸਾਂ ਦਰ ਆਵੇ;
 ਆਦਰ ਕਿਸੇ ਰੰਗੀਲੇ ਖਾਤਰ ਕੁਦਰਤ ਰੰਗ ਜਮਾਵੇ?
 ਕੀ ਕੋਈ ਅੱਜ ਹੁਸਨ ਰਾਜ ਦਾ ਛੈਲਾ ਏਥੇ ਆਸੀ ?
 ਆਪੇ ਬਝਦੀ ਆਪੇ ਟੁੱਟਦੀ, ਬਣ ਬਣ ਆਸ ਨਿਰ-ਆਸੀ।
 ਕਿਨਿ ਆਣਾ ਕਿਨਿ ਜਾਣਾ ਏਥੇ! ਗਾਮ ਖਾਏ ਦਿਲ ਮੇਰੇ!
 ਏ ਅਭਿਲਾਖ ਕਿ ਸੁਪਨੇ ਤੇਰੇ, ਏ ਸੁਪਨੇ ਮਨ! ਤੇਰੇ।

{ਗ: ਨਾ: ਚ:-੧, ਅਧਿ:-੪੫}



* ਇਹ ਗੀਤ ਗੁਰਪੁਰਬ ਪ੍ਰੰਨਮ ਸੰ: ਗੁ: ਨਾ: ਸਾਹਿਬ ੪੬੭ ਕੱਤਕ ਦੀ ੨੫ {੧੦
 ਨਵੰਬਰ ੧੯੩੫ ਈ:} ਨੂੰ ਖਾਲਸਾ ਟ੍ਰੈਕਟ ਸੁਸਾਇਟੀ ਦੇ ਟ੍ਰੈਕਟ ਦੀ ਸੂਰਤ ਵਿਚ
 ਪ੍ਰਕਾਸ਼ਿਆ ਸੀ। ਜਦੋਂ ਸਤਿਗੁਰ ਜੀ ਕੋੜੀ ਦੀ ਝੁੰਗੀ ਵਿਚ ਗਏ ਉਸ ਤੋਂ ਪਹਿਲੇ ਕੁਦਰਤ
 ਵਿਚ ਹਲਚਲ ਹੋਈ। ਕੋੜੀ ਦੇ ਦਿਲੀ ਭਾਵ ਹਨ।

ਗੀਤ ੧੯-

ਰੈਣ ਬਸੇਰਾ*

ਚਿੜੀਆਂ ਰੈਣ ਬਸੇਰਾ ਭਾਈ! ਚਿੜੀਆਂ ਰੈਣ ਬਸੇਰਾ।
 ਭਲਕੇ ਉੱਠ ਪੰਥ ਪੈ ਜਾਣਾ ਰਾਤ ਰਾਤ ਹੈ ਡੇਰਾ।
 ਡੇਰਾ ਨਹੀਂ, ਸਰਾਂ ਏ ਚਲਦੀ, ਸਭ ਦਾ ਰੈਣ ਬਸੇਰਾ।
 ਹੈ ਗੁਜਰਾਨ ਏ ਪਲਕ ਝਲਕ ਦੀ ਕਿਆ ਮੇਰਾ ਕਿਆ ਤੇਰਾ।

{ਗੁ: ਨਾ: ਚ:-੧, ਅਧਿ:-੪੫}



* ਗੁਰੂ ਨਾਨਕ ਸਾਹਿਬ ਜਗਤ ਰਿਸਤਾਰਨਹਾਰ ਕੋਹੜੀ ਦੀ ਝੁੱਗੀ ਸਾਹਮਣੇ ਜਾ ਖੜੋਤੇ
 ਅਤਿਥੀ ਵਾਂਝੂ ਹੋਕੇ ਇਕ ਰਾਤ, ਰਹਿਣ ਦੀ ਮੰਗ ਕਰਦੇ ਹਨ। ਇਹ ਕਵਿਤਾ ਵੀ ੧੦
 ਨਵੰਬਰ, ੧੯੩੫ ਈ: ਨੂੰ ਲਿਖੀ ਗਈ ਸੀ।

ਗੀਤ ੧੮-

ਗੁਰੂ ਨਾਨਕ ਜੀ ਦੇ ਆਵਣ 'ਤੇ ਕੋਹੜੀ ਦੇ ਵਲਵਲੇ। ੧

ਇਸ ਪਾਤਕ ਤੋਂ ਪੰਛੀ ਡਰਦੇ, ਫਟਕੇ ਕੁਈ ਨ ਨੇੜੇ,
ਦੂਰੋਂ ਮਿਰਗ ਤੱਕ ਉਠ ਭੱਜਣ; ਵੜਨ ਨ ਸਾਡੇ ਵੇੜੇ।

ਵੱਗੈ ਨਗਰ ਦੇ ਦੂਰ ਵਿੱਥ ਤੋਂ, ਲੰਘ ਘਰਾਂ ਨੂੰ ਜਾਵਣ,
ਭਲਾ, ਮਨੁੱਖ ਕਾਸ ਨੂੰ ਸਾਡੇ, ਆ ਕੇ ਫੇਰਾ ਪਾਵਣ?

ਅਜ ਕੋਈ ਏ ਕਹਿੰਦਾ ਆਯਾ: 'ਚਿੜੀਆਂ ਰੈਣ ਬਸੇਰਾ';
ਮੈਂ ਕੋੜੀ ਦੀ ਝੁੱਗੀ ਅੰਦਰ, ਕਰਨਾ ਚਾਹੇ ਡੇਰਾ?

ਯਾ ਮੈਂ ਸੁੱਤਾ ਸੁਪਨੇ ਵੇਖਾਂ, ਯਾ ਪੁੰਨ ਮੇਰੇ ਬੋਲਣ,
ਯਾ ਕੋਈ ਸਰਕਾਰੋਂ ਆਯਾ ਝੁੱਗਾ ਮੇਰਾ ਫੈਲਣ?

ਪਰ ਹੈ ਸੱਦ ਕਟਕਦੀ ਪਜਾਰੀ; ਮਿੱਠੀ ਅੱਤਿ ਰਸੀਲੀ,
ਦਿੱਸੇ ਸੂਰਤ ਪਜਾਰ ਭਰੀ ਹੈ, ਮੋਹਣੀ ਛੈਲ ਛਬੀਲੀ।

ਤੁੱਠਾ ਅਜ ਖੁਦਾ ਹੈ ਮੈਂ ਪਰ, ਸੂਰਤ ਆਦਮ ਡਿੱਠੀ,
ਮੂਰਤ ਦੇਵ ਫਰਿਸ਼ਤਯੋਂ ਸੁਹਣੀ, ਪਜਾਰੀ ਤੇ ਅੱਤਿ ਮਿੱਠੀ,
ਜੀ ਆਯਾਂ ਨੂੰ, ਸਦਕੇ ਆਯਾਂ, ਜਾਨ ਨਿਮਾਣੀ ਘੋਲੀ।
ਸਖਣੀ ਜਿੰਦ ਵਾਰਨੇ ਕੀਤੀ, ਰੁਲ ਚੁੱਕੀ ਲੈ ਰੋਲੀ। ੩

{ਗੁ: ਨਾ: ਚ:-੧, ਅਧਿ:-੪੫}



੧. ਇਹ ਕਵਿਤਾ ਵੀ ੧੦ ਨਵੰਬਰ, ੧੯੩੫ ਈ: ਦੀ ਰਚਨਾ ਹੈ।

੨. ਵੱਗ-ਪਸੂਆਂ ਦੇ ਝੁੰਡ। ੩. ਰੁਲ ਚੁੱਕੀ ਜਿੰਦ ਕਬੂਲ ਕਰ ਲਉ।

ਗੀਤ ੧੯-

ਰਾਇ ਬੁਲਾਰ ਜੀ ਦੀ ਮੰਗ। *

ਸਾਨੂੰ ਮਾਯ ਛਾਯ ਤੋਂ ਦੂਰ ਕਰੀਂ,
 ਇਕ ਪ੍ਰੇਮ ਆਪਣਾ ਰਿਦੇ ਭਰੀਂ।
 ਇਕ ਪਿਆਰ ਕਰੀਂ, ਇਕ ਪ੍ਰੇਮ ਲਈ।
 ਬਿਖ ਆਸਾ ਬਾਹਰ ਮਾਰ ਦਈ।
 ਤੂੰ ਹੋਵੈਂ ਹੋਈਏ ਅਸੀਂ ਨਹੀਂ,
 ਤੈਂ ਬਾਝ ਨ ਸਾਡੀ ਮੁਸ਼ਕ ਰਹੀ।

{ਗੁ: ਨਾ: ਚ:-੧, ਅਧਿ:-੫੧}



* ਇਹ ਗੀਤ ਸੰ: ਗੁ: ਨਾ: ਸਾ: ੪੩੯ (੧੯੦੮ ਈ:) ਵਿਚ ਲਿਖਿਆ ਗਿਆ ਸੀ
 ਤੇ ਟੈਕ ਦੀ ਸੂਰਤ ਵਿਚ ਪ੍ਰਕਾਸ਼ਿਆ ਗਿਆ ਸੀ।

ਗੀਤ ੨੦-

ਮਾਤਾ ਤ੍ਰਿਪਤਾ ਜੀ ਦਾ ਬਿਰਹਾ। *

ਮੈਂ ਪੁੱਤਰ ਪੁੱਤਰ ਕਰਦੀ ਮੈਡੇ ਪੁੱਤਰ ਵੱਡਾ ਚਿੱਤ ਨੀ।
ਮੈਂ ਰਾਹਾਂ ਉਠ ਉਠ ਤੱਕਦੀ, ਮੈਂ ਪੁੱਛਦੀ ਓਪਰੇ ਸਿੱਤ ਨੀ।

ਨੀ ਵੀਰ, ਪਿਆਰੀਏ! ਵੀਰ ਸੁਆਰੀਏ ਧੀਏ।
ਨੀ ਆਪ ਆਉਣੀਏ ਵੀਰ ਲਿਆਉਣੀਏ ਧੀਏ!

ਭਾਹ ਬਲੇ ਮੈਂ ਅੰਦਰੇ ਮੈਂ ਸਿੱਕ ਸਿੱਕ ਹੋਈ ਚੂਰ ਨੀ।
ਮੈਂ ਤਾਂਘਾਂ ਪੁੱਤਰ ਆਂਵਦਾ, ਓ ਹੁੰਦਾ ਜਾਂਦਾ ਦੂਰ ਨੀ।

ਨੀ ਵੀਰ ਪਿਆਰੀਏ! ਵੀਰ ਸੁਆਰੀਏ ਧੀਏ!
ਮੈਨੂੰ ਆਖ: ‘ਵੀਰ ਵੀ ਆਂਵਦਾ ਏ, ਨੀ!’

ਕੁਈ ਸੁਪਨੇ ਅੰਦਰ ਆਖਦਾ: ‘ਤੈ ਪੁੱਤਰ ਤੁਰਿਆ ਆਇ ਨੀ,’
ਮੈਂ ਅੱਖਾਂ ਪਟ ਪਟ ਵੇਖਦੀ, ਮੈਨੂੰ ਪੁੱਤ ਨ ਨਜ਼ਰੀ ਆਇ ਨੀ।

ਨੀ ਵੀਰ ਪਿਆਰੀਏ! ਵੀਰ ਸੁਆਰੀਏ ਧੀਏ!
ਨੀ ਤੇਰੇ ਕਦਮ ਸੁਲੱਖੇ ਤੈਂਡਾ ਵੀਰ ਵੀ ਆਏ ਨੀ।

{ਗੁ: ਨਾ: ਚ:-੧, ਅਧਿ:-੫੧}




* ਇਹ ਗੀਤ ਵੀ ੧੯੦੮ ਦੀ ਰਚਨਾ ਹੈ।

ਗੀਤ ੨੧-

ਮਾਤਾ ਤ੍ਰਿਪਤਾ ਜੀ ਦਾ ਵਿਸ਼ੇਗ।^੧

ਦੁਨੀਆਂ ਅੰਨ ਅਨ੍ਹੇਰ ਪੁੱਤ ਜੇ ਅੱਖੋਂ ਉਹਲੇ।
 ਪੌਲਰ ਮਿੱਟੀ ਢੇਰ, ਮਹਲ ਹਨ ਸੁੰਵੇ ਖੋਲੇ।
 ਬਲਦੇ ਦਿੱਸਣ ਬਾਗ ਵਿੱਚ ਜੇ ਪੁੱਤ ਨ ਹੋਵੇ।
 ਕਾਹਦੇ ਮਿੱਠੇ ਰਾਗ ਮਾਉਂ ਜੇ ਅੰਝੂ ਚੋਵੇ।
 ਤੁਰ ਗਏ ਪੁੱਤ ਬਿਦੇਸ਼ ਮਾਉਂ ਨੂੰ ਸਾਰ ਨ ਘੱਲੀ।
 ਜੀਉਂਦੀ ਮੋਈ ਮਾਉਂ ਹਿਕੇ ਉਹ ਹੋ ਗਈ ਝੱਲੀ।
 ਮਾਂ ਜੀਵੇ ਤਦ ਲਾਗੈ ਪੁੱਤ ਵਿਚ ਵਿਹੜੇ ਦਿੱਸੇ,
 ਦਿੱਤੀ ਪੁੱਤਰ ਕੰਡ; ਮਾਉਂ ਜਿਉਂ ਛਾਲਾ ਫਿੱਸੇ।
 ਮਰ ਜਾਵੇ ਉਹ ਮਾਉਂ ਪੁੱਤ ਨ ਵਰਿਹਾਂ ਵੇਖੇ।
 ਤੜਫੇ ਮਛੀ ਵਾਂਗ ਪੁੱਤ ਦੇ ਮਿਲਨ ਭੁਲੇਖੇ।
 ਮੈਂ ਨਾ ਸੀਰੀ ਜੋਗ ਪੁੱਤ ਸੀ ਨੂਰ ਇਲਾਹੀ।
 ਨੈਣਾਂ ਤਈਂ ਵਿਸ਼ੇਗ ਨੂਰ ਦਾ ਰਹੇ ਸਦਾ ਹੀ।
 ਵੀਰ ਪਿਆਰੀ ਭੈਣ ਅੱਜ ਹੈ ਵਿਹੜੇ ਆਈ।
 ਕੀ ਅਪਣੇ ਹੈ ਨਾਲ ਸੁੱਖ ਦਾ ਸੁਨਿਹਾ ਲਾਈ।
 ਕਹੁ ਜਿੱਕੂ ਅਵਤਾਰ ਲਿਆ ਸੀ ਵੀਰੋਂ ਪਹਿਲੇ।
 ਤਿਉਂ ਦੇਵਣ ਦੀਦਾਰ ਵੀਰ ਤੋਂ ਅਈ ਸਵੇਲੇ॥

{ਗ: ਨਾ: ਚ:-੧, ਅਧਿ:-੫੧}



੧. ਇਹ ਗੀਤ ਵੀ ੧੯੦੮ ਦੀ ਰਚਨਾ ਹੈ।

੨. ਤਦੋਂ ਤਕ।

ਰੀਤ ੨੨-

ਬੇਬੇ ਨਾਨਕੀ ਦੀ ਅਰਜ਼ੋਈ। *

ਹੇ ਵੀਰ ਜੀ! ਹੁਣ ਦਇਆ ਧਾਰੇ ਦਰਸ ਸਾਨੂੰ ਆ ਦਿਓ!
ਹਾਂ ਵਿਲਪਦੇ ਹੁਣ ਮਿਲਨ ਤਾਂਈ ਆ ਮਿਲੋ ਦੁਖ ਹਰ ਲਓ।

ਹੈ ਮਾਤ ਰੋਂਦੀ ਕੂਕਦੀ ਹੁਣ ਰੂਪ ਬਿਰਹੋਂ ਹੋ ਗਈ।
ਹੋ ਤੁਸੀਂ ਬਿਰਦ ਪਿਆਰ ਦੇ, ਹੈ ਸਿੱਕ ਹਿਰਦੇ ਧੋ ਗਈ।

ਹੁਣ ਮਾਤ ਪਿਤ ਹਨ ਬਿਧ ਹੋਏ ਉਮਰ ਦਾ ਕੁਝ ਨਾ ਪਤਾ।
ਆ ਤਾਰ ਬੰਨੇ ਲਾ ਦਿਓ, ਸ੍ਰਾਸਾਂ ਦਾ ਤਕੀਆ ਨਾ ਰਤਾ।

ਕਰ ਦਇਆ ਅਪਣੀ ਆਵਣਾ ਤੇ ਤਾਰਨਾ ਜੇ ਸਾਰਿਆਂ।
ਗਰਮੁਖ ਉਧਾਰੇ ਕੁਲਾਂ ਛੱਤੀ, ਤੁਸਾਂ ਜਗ ਨਿਸਤਾਰਿਆ॥

{ਗੁ: ਨਾ: ਚ:-੧, ਅਧਿ:-੫੧}



* ਇਹ ਰੀਤ ਵੀ ੧੯੦੮ ਦੀ ਰਚਨਾ ਹੈ।

ਗੀਤ ੨੩-

ਬੇਬੇ ਨਾਨਕੀ ਜੀ ਦਾ ਮਾਤਾ ਤ੍ਰਿਪਤਾ ਜੀ ਨੂੰ ਧਰਵਾਸ। *

ਕਰ ਦੂਰ ਬਿਰਹਾ ਮਾਉਂ ਜੀ! ਹਨ ਵੀਰ ਜੀ ਹੁਣ ਆ ਰਹੇ।
ਹਨ ਤੁਰੇ ਸਾਡੀ ਵੱਲ ਨੂੰ ਉਹ ਚਰਨ ਈਧਰ ਪਾ ਰਹੇ।

ਉਹ ਬਿਰਦ ਪਾਲਣ ਪ੍ਰੇਮ ਦਾ ਉਹ ਪ੍ਰੇਮ ਭੰਨ ਨ ਜਾਣਦੇ।
ਉਹ ਪ੍ਰੇਮ ਹੋਕਾ ਦੇ ਰਹੇ ਹਨ ਪ੍ਰੇਮ ਬਾਗ ਲਗਾਂਵਦੇ।

ਪਰ ਬਖਸ਼ ਮਾਤਾ! ਛੱਡ ਮਮਤਾ, ਪ੍ਰੇਮ ਕਰ ਮੈਂ ਵੀਰ ਨੂੰ।
ਤੂੰ ਜਾਣ ਲੈ ਹੈ ਨੂਰ ਉਹ; ਕਰ ਦੂਰ ਮੋਹ ਦੇ ਤੀਰ ਨੂੰ।

ਉਸ ਨੂੰ ਪਛਾਣੀਂ, ਆਪ ਨੂੰ, ਫਿਰ ਸਜਾਣਸੇਂ ਭਗਵੰਤ ਨੂੰ।
ਫਿਰ ਤਰ ਲਵੇਂ ਸੰਸਾਰ ਨੂੰ; ਜਿਣ ਜਾਏਂ ਆਦੋਂ ਅੰਤ ਨੂੰ॥

{ਗੁ: ਨਾ: ਚ:-੧, ਅਧਿ:-੫੧}



* ਇਹ ਗੀਤ ਵੀ ੧੯੦੮ ਦੀ ਰਚਨਾ ਹੈ।

ਗੀਤ ੨੪-

ਪੀੜ ਸੁਹਾਵੀ। *

ਜੇ ਲਗ ਗਈ ਤਾਂ ਲਗ ਗਈ ਸਹੀਓ! ਲਗਦੀ ਕਦੇ ਨਾ ਪੁਛਦੀ,
ਜੇਰੀਂ ਲਗੇ ਨ ਲੱਗੇ ਦੰਮੀ, ਆਨ ਅਚਾਨਕ ਲੁਛਦੀ।
ਜੇ ਬਲ ਪਈ ਤਾਂ ਬਲ ਪਈ ਸਹੀਓ, ਬਲ ਪਈ ਸਦਾ ਮੁਬਾਰਿਕ,
ਜੀ ਨਾ ਕਰੇ ਬਲੀ ਏ ਬੁੱਝੇ, ਸੁੱਝੇ ਕੁਈ ਤਦਾਰਿਕ!
ਲਗ ਗਈ ਜਿਸ ਨੂੰ ਆਕੇ ਸਹੀਓ! ਉਸ ਨੂੰ ਦਿਓ ਵਧਾਈ:-
ਏਸ ਲਗੀ ਨੇ ਅੱਗ ਜੀਉਂਦੀ, ਤੈਂ ਸੀਨੇ ਆ ਪਾਈ।
ਦਿਤੀ ਲਿੱਘ ਤੇ ਗਰਮੀ ਕੋਲੋਂ ਛੁਹ ਅਪਣੀ ਜਦ ਲਾਈ,
ਦੂਰ ਅੰਧੇਰਾ ਕੀਤਾ ਤੇਰਾ ਚਾਨਣ ਜੋਤਿ ਜਗਾਈ।
ਹੈ ਪੀੜਾ ਲੱਗੀ ਨੂੰ ਜਰਨਾ, ਪਰ ਇਹ ਪੀੜ ਸੁਹਾਵੀ,
ਸਭ ਪੀੜਾਂ ਦਾ ਦਾਰੂ ਏ ਹੈ; 'ਸਾਲਾ! ਹੁਣ ਨਾ ਬੁਝਾਵੀ'॥

{ਗ: ਨਾ: ਚ:-੧, ਅਧਿ:-੫੪}



* ਇਹ ਕਵਿਤਾ ਪੁੰਨਮ ਸੰ: ਗੁ: ਨਾ: ਸਾ: ੪੯੭ {੧੦ ਨਵੰਬਰ ੧੯੩੫ ਈ:} ਪਰ
ਖਾਲਸਾ ਸਮਾਚਾਰ ਵਿਚ ਪ੍ਰਕਾਸ਼ੀ ਸੀ। ਇਹ ਕਵਿਤਾ ਭਾਈ ਤਾਰੂ ਪੇਪਟ ਬਾਰੇ ਹੈ ਜਿਸ
ਨੂੰ ਇਹ ਦੇਖ ਕੇ ਛੋਟੀ ਉਮਰੇ ਹੀ ਵੈਰਾਗ ਹੋ ਗਿਆ ਸੀ ਕਿ ਅੱਗ ਛੋਟੀਆਂ ਲਕੜਾਂ
ਨੂੰ ਪਹਿਲੇ ਲਗਦੀ ਹੈ। ਇਸਨੂੰ ਠੰਡ ਗੁਰੂ ਨਾਨਕ ਸਾਹਿਬ ਜੀ ਦੇ ਚਰਨਾਂ ਵਿਚ ਆਕੇ
ਪਈ। ਸਾਰਾ ਪ੍ਰਸੰਗ ਪੜਨ ਵਾਸਤੇ ਦੇਖੋ ਗੁ: ਨਾ: ਚ:-੧ ਦਾ ਪਛਵਾਂ ਅਧਿਆਏ।

-ਸੰਪਾਦਕ

ਗੀਤ ੨੫-

ਕੁਕਨੂਸ ਪੰਛੀ- ਮੌਤ ਤੇ ਫਤਹ। *

ਆਖਣ ਇਕ ਕੁਕਨੂਸ ਨਾਮ ਦਾ,
ਇਕ ਹਜ਼ਾਰ ਵਰ੍ਹੇ ਦੀ ਉਮਰਾ
ਗਾਵੇ ਰਾਗ ਰਹੇ ਅਲਮਸਤਾ,
ਇਸ ਤੋਂ ਰਾਗ ਸਿੱਖਿਆ ਮਾਨੁਖ
ਜਦੋਂ ਏਸ ਦਾ ਅੰਤ ਸਮਾਂ,
ਬੈਠ ਕਾਠ ਵਿਚ, ਰਾਗ ਗਾਇ ਇਕ,
ਓਸ ਲਗੀ ਵਿਚ ਬੈਠਾ ਰਹਿੰਦਾ
ਪੀੜ ਸਹਾਰੇ, ਸੀ ਨ ਉਚਾਰੇ,
ਐਪਰ ਖਾਕ ਬਰਕਤਾਂ ਵਾਲੀ
ਉਸ ਖਾਕੋਂ ਕੁਕਨੂਸ ਉਠੇ ਜੀ,
ਲੱਗੀ ਸਹੀ ਤਾਂ ਕੁਕਨੂਸ ਨੇ
ਓਸ ਪੀੜ ਨੇ ਪੀੜ ਮੌਤ ਦੀ
ਤਾਂਤੇ ਲੱਗੀ ਜਾਣ ਸੁਹਾਵੀ,
ਸ਼ਾਲਾ! ਲੱਗੇ ਕਿਵੇਂ ਆਣ ਏ,

ਪੰਛੀ ਕਿਧਰੇ ਹੁੰਦਾ,
ਤਾਂਈ ਜੀਂਦਾ ਰਹਿੰਦਾ।
ਸਭ ਸੰਗੀਤ ਸੁ ਜਾਣੇ,
ਕਰਿੰਦੇ ਹਨ ਕਈ ਸਜਾਣੇ।
ਸੁਣ ਨੇੜੇ ਹੈ ਆ ਜਾਈ,
ਲੈਂਦਾ ਚਿਣੰਗ ਮਘਾਈ।
ਰਾਗ ਜਾਂਵਦਾ ਗਾਈ।
ਖਾਕ ਬਣੇ ਜਲ ਜਾਈ।
ਜਦ ਮੀਂਹ ਨਾਲ ਭਿੰਦੀ,
ਨਵੀਂ ਜਿੰਦ ਆ ਪੈਂਦੀ।
ਫਤੇ ਮੌਤ ਤੇ ਪਾਈ,
ਕੱਟੀ ਨਵ-ਜਿੰਦ ਲਾਈ!
ਲੱਗੀ ਸਦਾ ਮੁਬਾਰਕ,
ਦੱਸੀਓ-ਕੋਈ ਤਦਾਰਿਕ॥

{ਗੁ: ਨਾ: ਚ:-੧, ਅਧਿ:-੫੪}



* ਇਹ ਕਵਿਤਾ ਪੁੰਨਮ ਸੰ: ਗੁ: ਨਾ: ਸਾ: ੪੬੭ {੧੦ ਨਵੰਬਰ ੧੯੩੫ ਈ:} ਪਰ
ਖਾਲਸਾ ਸਮਾਚਾਰ ਵਿਚ ਪ੍ਰਕਾਸ਼ੀ ਸੀ। ਇਹ ਕਵਿਤਾ ਵੀ ਭਾਈ ਤਾਰੂ ਪੋਪਟ ਦੇ ਸੰਦਰਭ
ਵਿਚ ਹੈ ਕਿਉਂਕਿ ਭਾਈ ਤਾਰੂ ਪੋਪਟ ਨੇ ਵੀ ਗੁਰੂ ਚਰਨਾਂ ਵਿਚ ਆਕੇ ਮੌਤ, ਜਿਸ ਤੋਂ
ਉਹ ਬਹੁਤ ਡਰਦਾ ਸੀ, ਫਤਹ ਪਾਈ ਸੀ।

ਗੀਤ ੨੬-

ਹਾਂਡੀ। *

ਹਾਂਡੀ ਮਿੱਟੀ ਵਾਲੜੀ ਉਹ ਮਿੱਟੀ ਹਾਂਡੀ,
 ਹਾਂਡੀ ਖਿਚੜੀ ਰਿੰਨ੍ਹਣੀ ਉਹ ਖਿਚੜੀ ਹਾਂਡੀ,
 ਹਾਂਡੀ ਖਿਚੜੀ ਦੇਂਵਦੀ ਵਿਚ ਸੰਗਤ ਹਾਂਡੀ,
 ਬਾਲਾ ਪ੍ਰੀਤਮ ਪਿਆਰੜੇ ਉਹ ਡਿੱਠੀ ਹਾਂਡੀ,
 ਖਿਚੜੀ ਖਾਪੀ ਕੱਢਕੇ ਉਸ ਵਿਚੋਂ ਹਾਂਡੀ।
 ਧੰਨ ਮਾਈ ਪਰਧਾਨੀਏ ਜਿਨ੍ਹੇ ਰਿੱਧੀ ਹਾਂਡੀ,
 ਬਾਲਾ ਪ੍ਰੀਤਮ ਟੁਰ ਗਏ ਘਰ ਰਹਿ ਗਈ ਹਾਂਡੀ,
 ਖਿਚੜੀ ਨਿੱਤ ਪਕਾਂਦੀ ਵਿਚ ਉੱਸੇ ਹਾਂਡੀ।
 ਧਿਆਨ ਧਰ ਦੇਂਵਦੀ ਗੁਰ ਅੱਗੇ ਹਾਂਡੀ
 ਦੇਖੋ ਸਤਿਗੁਰ ਖਾ ਰਹੇ ਹਥ ਲਾ ਉਸ ਹਾਂਡੀ।
 ਮਾਈ ਕਾਰਨ ਬਣ ਗਈ ਉਹ ਬੇੜੀ ਹਾਂਡੀ।
 ਹਾਂਡੀ ਤੋਂ ਸੰਗਤ ਬਣੀ ਹੁਣ 'ਸੰਗਤ ਹਾਂਡੀ'॥

{ਕ: ਧ: ਚ:-੧, ਅਧਿ:-੪}



* ਪੰਜਾਬ ਆਉਂਦਿਆਂ ਪਟਨੇ ਤੋਂ ੨-੩ ਮੀਲ ਤੇ ਪਿੰਡ ਦਾਨਾ ਪੁਰ ਵਿਚ ਬਾਲਾ ਪ੍ਰੀਤਮ ਸ੍ਰੀ ਗੋਬਿੰਦ ਰਾਇ ਜੀ ਠਹਿਰੇ ਜਿਥੋਂ ਇਕ ਗ੍ਰੀਬ ਪ੍ਰੇਮਣ ਨੇ ਮਿੱਟੀ ਦੀ ਹਾਂਡੀ ਵਿਚ ਪਕਾ ਕੇ ਖਿਚੜੀ ਖੁਆਈ। ਘਰ ਗੁਰਦੁਆਰਾ ਬਣ ਗਿਆ। ਨਾਮ ਪਿਆ 'ਹਾਂਡੀ ਵਾਲੀ ਸੰਗਤ'। ਇਹ ਕਵਿਤਾ ਵਧੀਆ ਫ੍ਰੇਮ (frame) ਕਰਵਾਕੇ ਗੁਰਦੁਆਰੇ ਵਿਚ ਸਜਾ ਰਖੀ ਹੈ। ਇਹ ਕਵਿਤਾ ਸੰ: ਗੁ: ਨਾ: ਸਾ: ੪੪੫ ਦੇ ਗੁਰਪੁਰਬ ਸਪਤਮੀ ਪਰ ਸੰਗਤਾਂ ਵਿਚ ਪ੍ਰਕਾਸ਼ੀ ਗਈ ਸੀ।

-ਸੰਪਾਦਕ


ਗੀਤ ੨੭-

ਰਾਣੀ ਮੈਣਿਆਣੀ ਦਾ ਬਿਰਹਾ। *

ਮਾਏ! ਮੇਰੀਆਂ ਕਉਣ ਕਤੇ ਹੁਣ ਪੂਣੀਆਂ
ਸੁਧ ਬਿਸਰੀ ਤੇ ਮਤਿ ਮਗਨਾਈ ਪ੍ਰੀਤਮ ਪ੍ਰੇਮ ਝੰਝੂਣੀਆਂ!

ਨਿਹੁੰ ਲੱਗਾ ਲਗ ਵਧਦਾ ਮਾਏ! ਬਿਨ ਪ੍ਰੀਤਮ ਗੱਲਾਂ ਉਣੀਆਂ।
ਫੇਰੂ ਜੀਵੰਦਿਆਂ ਨੇਹੁੰ ਵਿਸਰੇ ਨਾਹੀਂ ਮੋਇਆਂ ਬੀ ਦੂਣ ਚਉਣੀਆਂ॥

{ਕ: ਧ: ਚ:-੧, ਅਧਿ:-੪}



* ਇਹ ਪਟਨੇ ਦੇ ਰਹਿਣ ਵਾਲੇ ਇਕ ਛੋਟੇ ਗਜੇ ਫਤਹਿ ਚੰਦ ਦੀ ਪਤਨੀ ਹੈ। ਇਹ ਗੀਤ
ਸੰ: ਗ: ਨਾ:ਸਾਹਿਬ ੪੪੫ ਦੀ ਰਚਨਾ ਹੈ। ਲਗਦਾ ਹੈ ਕਿਸੇ ਫੇਰੂ ਨਾਮ ਦੇ ਕਵੀ
ਦੀ ਰਚਨਾ ਦਾ ਭਾਈ ਸਾਹਿਬ ਭਾਈ ਵੀਰ ਸਿੰਘ ਜੀ ਨੇ ਅਨੁਵਾਦ ਕੀਤਾ ਹੈ।

-ਸੰਪਾਦਕ

ਗੀਤ ੨੮-

ਸ੍ਰੀ ਕਲਗੀਪਰ ਜੀ ਪੀਰ ਆਰਫ਼ਦੀਨ ਦੀ ਨਜ਼ਰ ਵਿਚ। *

ਬਾਲ ਉਮਰ ਵਿਚ ਦਸਮੇਂ ਗੁਰ ਜੀ ਆਨੰਦ ਪੁਰ ਨੂੰ ਜਾਂਦੇ।
ਵਿਚ ਲਖਨੌਰ ਰਹੇ ਕੁਛ ਚਿਰ ਤਕ ਅਰਸੀ ਜੋਤਿ ਜਗਾਂਦੇ।

ਇੱਕ ਦਿਹਾੜੇ ਨਾਲ ਬਾਲਕਾਂ ਖੇਲ ਰਹੇ ਸਨ ਦਾਤੇ।
ਆਰਫ਼ਦੀਨ ਪੀਰ ਨੇ ਪਾਸੋਂ ਲੰਘਦਯਾਂ ਆਪ ਸਿਵਾਤੇ।

ਸੀ ਅਸਵਾਰ ਪਾਲਕੀ ਅੰਦਰ, ਚੇਲਿਆਂ ਨੇ ਜੋ ਚਾਈ।
ਭੀੜ ਮੁਰੀਦਾਂ ਦੀ ਸੀ ਨਾਲੇ, ਮਗਰ ਮਗਰ ਚਲਿ ਜਾਈ।

ਸਤਿਗੁਰ ਨੂਰ ਇਲਾਹੀ ਮੱਥਾ ਚਿਹਰਾ ਰੱਬੀ ਛਾਯਾ,
ਜਦੋਂ ਦੇਖਿਆ ਪੀਰ ਤਦੋਂ ਹੀ ਉਤਰ ਹਿਠਾਹਾਂ ਆਇਆ।

ਜਾ ਨੇੜੇ ਚਰਨਾਂ ਤੇ ਢੱਠਾ ਸਿਜਦਾ ਝੁਕ ਝੁਕ ਕੀਤਾ।
ਉਸਤੁਤਿ ਕਹੀ 'ਵਾਹ ਵਾਹ' ਉਚਰੀ, ਜਨਮ ਸਫ਼ਲ ਕਰ ਲੀਤਾ।

ਹੱਥ ਜੋੜ ਫਿਰ ਲੈ ਗਯਾ ਲਾਂਭੇ, ਬਿਨਤੀ ਮੁਖੋਂ ਅਲਾਈ।
ਗੱਲ ਬਾਤ ਕਰ ਸਹਿਜੇ ਕੋਈ, ਫਿਰ ਲੈ ਲਈ ਵਿਦਾਈ।

ਜਿਥੋਂ ਤੀਕ ਗੁਰੂ ਜੀ ਦਿੱਸੇ, ਪੈਦਲ ਰਾਹ ਉਹ ਟੁਰਿਆ,
ਚੜ੍ਹਿਆ ਨਹੀਂ ਪਾਲਕੀ ਉਤੇ ਐਸਾ ਅਦਬ ਉਸ ਕਰਿਆ।

ਜਦੋਂ ਟਿਕਾਣੇ ਘਰ ਜਾ ਬੈਠਾ, ਤਦੋਂ ਮੁਰੀਦਾਂ ਕਹਿਆ--
'ਤੁਸੀਂ ਝੁਕੇ ਨਾ-ਮੁਸਲਿਮ ਅੱਗੇ ਭੇਤ ਅਸੀਂ ਨਾਂ ਲਹਿਆ।

'ਭਾਰੇ ਪੀਰ ਤੁਸੀਂ ਰਬ ਵਾਲੇ, ਸ਼ਰੂਾ ਸਰੀਅਤ ਵਾਲੇ।
'ਕਿਉਂ ਸਜਦਾ ਬਾਲਕ ਨੂੰ ਕੀਤਾ? ਦੱਸੋ ਕਰੋ ਸੁਖਾਲੇ।'

* ਇਹ ਗੀਤ ਸੰ: ਗੁ: ਨਾ: ਸਾ:-੪੨੫ (੧੯੪੪ ਈ:) ਦੀ ਰਚਨਾ ਹੈ। ਪੀਰ ਆਰਫ਼ਦੀਨ ਅੰਬਾਲੇ ਦੇ ਕੋਲ ਲਖਨੌਰ ਨਗਰ ਦੇ ਰਹਿਣ ਵਾਲਾ ਸੀ ਜਿਥੇ ਸ੍ਰੀ ਗੋਬਿੰਦ ਰਾਏ ਜੀ ਪਟਨੇ ਤੋਂ ਪੰਜਾਬ ਆਉਂਦਿਆਂ ਠਹਿਰੇ ਸਨ।

ਆਰਫਦੀਨ ਬੌਲਿਆ ਸਹਿਜੇ, ਵਿੱਚ ਅਦਬ ਭਰ ਆਯਾ।

‘ਸਚਾ ਬਚਨ ਸੁਣੋ ਬਈ ਲੋਕੋ! ਦੇਖਜਾ ਦਿਆਂ ਸੁਣਾਯਾ।

‘ਕਦੇ ਕਦੇ ਜਦ ਚੜ੍ਹਾਂ ਮ੍ਰਾਕਬੇ, ਵਿੱਚ ਸਮਾਪੀ ਜਾਵਾਂ,

‘ਵਿੱਚ ਦਰਗਾਹ ਜਦੋਂ ਮੈਂ ਜਾਵਾਂ, ਜਾ ਕੇ ਕੀਹ ਤਕਾਵਾਂ:-

‘ਏਹੋ ਬਾਲ, ਜੋਤਿ ਦਾ ਜਾਮਾ ਜਗਮਗ ਰੂਪ ਨੂਰਾਨੀ।

‘ਸੁੰਦਰਤਾ ਜਿਸ ਦੇ ਪਗ ਚੁੰਮੇਂ; ਨੂਰੋਂ ਨੂਰ ਰੂਹਾਨੀ।

‘ਸਭ ਤੋਂ ਉੱਚਾ, ਸਭ ਤੋਂ ਵਡਾ, ਸਭ ਤੋਂ ਨੂਰ ਜਲਾਲੀ।

‘ਸਭ ਝੁਕਦੇ ਹਨ ਇਸ ਦੇ ਅੱਗੇ, ਇਸ ਦੀ ਚਾਲ ਨਿਗਲੀ।

‘ਅੱਲਾ ਵਿੱਚ ਫਨਾ ਦਾ ਦਰਜਾ ਮੇਰੀ ਪਹੁੰਚ ਉਰੇ ਥੇ।

‘ਉਥੋਂ ਤੱਕ ਦੇਖਿਆ ਇਸ ਨੂੰ, ਅੱਜ ਛਿੱਠਾ ਮੈਂ ਇਥੇ।

‘ਓਥੋਂ ਏ ਏਥੇ ਹੈ ਆਯਾ ਅੱਲਾ ਆਪ ਪਠਾਯਾ।

‘ਕੁਛਰ ਜੁਲਮ ਦੇ ਪਾਪ ਮੇਟਸੀ ਏਸ ਲਈ ਹੈ ਆਯਾ।

‘ਮੈਂ ਅੱਲਾ ਦੇ ਦਰ ਤੇ ਏਹੋ ਸਭ ਤੋਂ ਉੱਚਾ ਛਿੱਠਾ।

‘ਅੱਜ ਸਿੰਘਾਤਾ ਖਾਕੀ ਜਾਮੇ, ਰੰਗ ਜਮਾਲੀ ਮਿੱਠਾ।

‘ਸਜਦਾ ਏਸ ਲਈ ਮੈਂ ਕੀਤਾ, ਤੁਸੀਂ ਅਦਬ ਵਿੱਚ ਆਓ।

‘ਸੱਕ ਕਰੋ ਤਾਂ ਕਾਫਰ ਹੋਸੋ ਲਜਾ ਇਮਾਨ ਸੁਖ ਪਾਓ।

‘ਅੱਲਾ ਕਰਨੇ ਅੱਲਾ ਜਾਣੇ, ਸਾਨੂੰ ਚਹੀਏ ਝੁਕਣਾ।

‘ਹੁਕਮ ਓਸ ਦੇ ਅੱਗੇ ਝੁਕਣਾ, ਸੱਚ ਕਹਿਣੋਂ ਨਾ ਰੁਕਣਾ।’

ਤਦੋਂ ਮੁਰੀਦਾਂ ਸੀਸ ਨਿਵਾਯਾ, ਪੀਰ ਕਿਹਾ ਸਿਰ ਧਰਿਆ।

ਛੱਡ ਤਅੱਸਬ ਸੱਚ ਪਛਾਤਾ, ਝੂਠਾ ਹਠ ਨਾ ਕਰਿਆ॥

{ਕ: ਧ: ਚ:-੧, ਅਧਿ:-੫}



ਰੀਤ ੨੯-

ਬੂੰਦਾ। *

ਦੇਹ ਇਕ ਬੂੰਦ ਸੁਗਾਹੀਓਂ ਸਾਂਝੂ
ਇੱਕੋ ਹੀ ਦੇਹ ਸਾਂਈਂ!

ਅੱਧੀ, ਅੱਧ--ਪਚੱਧੀ ਦੇ ਦੇ
ਨਿੱਕੀ ਹੋਰ ਗੁਸਾਈ!

ਇੱਕ ਵੇਰ ਇੱਕ ਕਣੀ ਦਿਵਾ ਦੇਹ,
ਸੂਫ਼ੀਂ ਅਸੀਂ ਨ ਰਹੀਏ!

ਇੱਕ ਵੇਰ ਦਰ ਖਲਿਆਂ ਤਾਂਈਂ;
ਸਾਈ! ਸੂਦ ਚਖਾਈ॥

{ਕ: ਧ: ਚ:-੧, ਅਧਿ:-੮}



* ਇਹ ਕਵਿਤਾ ਸੰ: ਗੁ: ਨਾ: ਸਾਹਿਬ -੪੪੬ ਦੀ ਰਚਨਾ ਹੈ। ਇਸ ਵਿਚ ਛਕੀਰ ਬੁਢਣ ਸ਼ਾਹ ਦੀ ਮੰਗ ਰੂਪਮਾਨ ਕੀਤੀ ਹੈ।

੧. “ਸੂਫ਼ੀ” ਮੁਸਲਮਾਨ ਛਕੀਰਾਂ ਦੇ ਉਸ ਤਬਕੇ ਨੂੰ ਕਹਿੰਦੇ ਹਨ ਜੋ ਸਰਾਬ ਤੇ ਹੋਰ ਕੁਕਰਮਾਂ ਤੋਂ ਪ੍ਰੇਸ਼ ਕਰਦੇ ਹਨ।

ਗੀਤ ੩੦-

ਮਿਦਕੋਂ ਡੋਲੀ ਰਾਣੀ ਰਾਇਪੁਰ ਦੀ ਪੁਕਾਰ। ੧

‘ਸੰਝ ਪਈ ਦਹਦਿਸ ਅੰਧਿਆਰਾ, ਅੰਧ ਧੁੰਦ ਚੌਫੇਰ ਪਈ।
 ਸਹਮ ਖਾਇ ਜੀਉੜਾ ਹੈ ਤੜਛੇ, ਹਾ ਇਕੱਲ ਹੈ ਖਾਇ ਰਹੀ।
 ਚੜ੍ਹ ਹੇ ਚੰਦ ਮਿਦਕ ਦੇ ਸੁਹਣੇ! ੨ ਕਰ ਅਨ੍ਹੇਰ ਨੂੰ ਛਈ ਮਈ।
 ਕਰ ਰੁਸ਼ਨਾਈ ਮਿੱਠੀ ਪਜਾਰੀ, ਖੁੰਝੀ ੩ ਨੂੰ ਰਾਹ ਪਾਇ ਦਈ॥

{ਕ: ਧ: ਚ:-੧, ਅਧਿ:-੧੫}



੧. ਇਹ ਕਵਿਤਾ ਸੰ: ਗੁ: ਨਾ: ਸਾ:-੪੪੩ (ਦਸੰਬਰ, ੧੯੧੧) ਦੀ ਰਚਨਾ ਹੈ।

੨. ਇਹ ਅਦਬ ਤੇ ਸ਼ਰਧਾ ਭਰੇ ਸ਼ਬਦ ਸ੍ਰੀ ਕਲਰੀਧਰ ਜੀ ਵਾਸਤੇ ਵਰਤੇ ਹਨ।

੩. ਖੁੰਝੀ=ਭੁਲੀ ਹੋਈ।

ਨੋਟ :- ਪੂਰਾ ਪ੍ਰਸੰਗ ਪੜ੍ਹਨ ਵਾਸਤੇ ਦੇਖੋ ਕਲਰੀਧਰ ਚਮਤਕਾਰ-੧ ਦਾ ਅਧਿਆਇ
ਨੰ: ੧੫।

-ਸੰਪਾਦਕ।

ਗੀਤ ੩੧-

ਰਾਣੀ ਰਾਇਪੁਰ {ਸਭਰਾਵ ਕੌਰ} ਦੀ ਨਿੰਮ੍ਰਤਾ,
ਵੈਰਾਗ ਤੇ ਅਰਦਾਸ ਆਦਿ ਦੀ ਸੱਤ ਰੰਗੀ ਪੀਂਘ। ੧

ਕੁਲ ਵਾਸ ਹੈ ਚੰਗੇਗਾ ਦੋਹੀਂ ਦਿਸੀਂ ਮੈਂ ਪਾਯਾ,
ਦੌਲਤ ਤੇ ਮਾਲ ਬੀ ਹੈ ਮਿਲਿਆ ਮਿਲਖ ਸਵਾਯਾ।
ਰਾਣੀ ਹਾਂ ਰਾਜ ਕਰਦੀ, ਟੁਰਦਾ ਹੁਕਮ ਹੈ ਮੇਰਾ,
ਸੁਖ ਹੈ ਨਸੀਬ ਸਾਰਾ, ਬ੍ਰਹਮਾਂ ਨੇ ਜੋ ਬਨਾਯਾ।

ਐਪਰ ਭੁਲੇਖੜਾ ਸੀ, ਅੰਦਰ ਪਿਆ ਹਨੇਰਾ,
ਜਿਸ ਵਿਚ ਰਚੀ ਸਾਂ ਗਾਫਲ ਉਹ ਸੀ ਵਿਨਾਸ਼ ਮਾਯਾ,
ਠੰਢਕ ਜਿਦੀ ਮੈਂ ਪਾਈ, ਸੁਖ ਰੂਪ ਜਾਣ ਮਾਣੀ,
ਸੁਰਜ ਨਹੀਂ ਸੀ ਉਹ ਤਾਂ ਮਾਯਾ ਦੀ ਢਲਵੀਂ ਛਾਯਾ।

ਕਿਣਕਾ ਸੀ ਪ੍ਰੇਮ ਵਾਲਾ, ਵਸਦਾ ਸੀ ਅੰਦਰੇ ਓ,
ਡਿੱਠਾ ਨ ਏਸ ਨੂੰ ਸੀ, ਧੁਰ ਤੋਂ ਸੀ ਨਾਲ ਆਯਾ।
ਇਸਨੂੰ ਪਛਾਣਿਆਂ ਨਾਂ, ਪਿੱਛਾ ਨ ਇਸਦਾ ਡਿੱਠਾ,
ਦੀਵਾ ਸੀ ਚਾਨਣਾ ਏ, ਇਸ ਨੂੰ ਮੈਂ ਚਾ ਭੁਵਾਯਾ

ਚਾਨਣ ਪਿਆ ਅਗੇਰੇ, ਪਿੱਛਾ ਗਿਆ ਸੀ ਲੁਕਦਾ,
ਅੱਗੇ ਦੇ ਰੰਗ ਸੁਹਣੇ ਦਿਲ ਦੇਖਕੇ ਲੁਭਾਯਾ।
ਰੰਗਾਂ ਦੇ ਵਿਚ ਰੰਗੀ, ਜਾਤੇ ਨ ਨਾਸ਼ ਹੋਣੇ,
ਉਡ ਜਾਣਗੇ ਏ ਸਾਰੇ ਜਦ ਕਾਲ ਨੇ ਹਿਲਾਯਾ।

ਚੰਗੇ ਨਸੀਬ ਮੇਰੇ, ਆਈ ਇਕ ਦੇਵ ਰਾਣੀ,
ਜਿਸ ਨੇ ਆ ਟੁੰਬਿਆ ਤੇ ਸੁੱਤੀ ਨੂੰ ਚਾ ਜਗਾਯਾ।
ਬੋਲੀ--“ਹੇ ਗਾਫਲੇ! ਤੂੰ ਸੁੱਤੀ ਪਈ ਹੈਂ ਹਾਏ,
“ਤਾਰੇ ਲਟਕ ਗਏ ਹਨ; ਵੇਲਾ ਪ੍ਰਭਾਤ ਆਯਾ।

੧. ਇਹ ਬਿਰਹ ਸੰਭਾਲ ਸੀ: ਗੁ: ਨਾ: ਸਾ: -੪੪੩ ਨੂੰ ਗੁਰਪੁਰਬ ਸਪਤਮੀ ਪਰ 'ਦਰਸ਼ਨ ਦੀ ਸਿਕ ਤੇ ਦਰਸ਼ਨ ਸਮਾਈ' ਦੇ ਸਿਰਨਾਵੇਂ ਹੇਠਾਂ ਖਾਲਸਾ ਸਮਾਚਾਰ ਵਿਚ ਪ੍ਰਕਾਸ਼ਿਆ ਸੀ।

੨. ਸਉਰਿਓਂ ਤੇ ਪੇਕਿਓਂ।

“ਹੈ ਰਾਤ ਬੀਤ ਚੱਲੀ, ਸੁੱਤੀ ਹੈਂ ਕਿਸ ਭੁਲੇਵੇ?

“ਚਿੱਟਾ ਚੜ੍ਹ ਦਿਹਾੜਾ ਉਘੜੇਗਾ ਸਭ ਕਮਾਯਾ।

“ਪਿੱਛੇ ਜੋ ਪਾਇਆ ਸੀ ਲੀਤਾ ਹੈ ਭੋਗ ਏਥੇ,

“ਅਗਲੀ ਮਜ਼ਲ ਦੇ ਜੋਗਾ ਪਾਂਧੀ! ਤੂੰ ਕੀ ਬਨਾਯਾ?

“ਪਿਛਲੀ ਮਜ਼ਲ ਦਾ ਵੱਖਰ ਏਸੇ ਮੁਕਾਮ ਖਾਪਾ,

“ਅਗਲੀ ਲਈ ਨ ਏਥੇ ਕੱਠਾ ਤੂੰ ਕੁਛ ਕਰਾਯਾ।

“ਪੈਂਡਾ ਹੈ ਗੋਰੀਏ ਨੀ, ਧੁਰ ਦੇ ਅਸੀਂ ਮੁਸਾਫਰ

“ਲੱਖਾਂ ਮਜ਼ਲ ਤੋਂ ਆਏ; ਅੱਗੇ ਹੈ ਰਾਹ ਸਵਾਯਾ।

“ਦਿਲ ਨੂੰ ਲੱਗਾ ਕੇ ਏਥੇ ਡੇਰਾ ਤੂੰ ਘੱਤ ਬੈਠੀ,

“ਸਿਰ ਤੇ ਸਫਰ ਕਰਾਰਾ ਚੇਤੇ ਕਦੇ ਨ ਆਯਾ।

“ਉਠ ਹੋਸ਼ ਕਰ ਸਿਆਣੀ, ਵੇਲਾ ਨ ਹੋਰ ਜਾਵੇ,

“ਠਹਿਰੇ ਸਮਾਂ ਕਦੀ ਨਾ, ਮੁੜਕੇ ਕਦੀ ਨ ਆਯਾ।”

ਅੱਭੜ ਪਈ ਮੈਂ ਜਾਰੀ, ਆਖਾਂ: “ਪਿਆਰ ਵਾਲੀ!

ਸੁੱਤੀ ਨੂੰ ਜੇ ਜਗਾਯਾ, ਚਹੀਏ ਮਜ਼ਲ ਪੁਚਾਯਾ”।

ਆਖੇ ਓ ਦੇਵ ਰਾਣੀ: “ਔਖੀ ਨ ਗਲ ਕੋਈ;

“ਘਟ ਦੀਪ ਕਰਲੈ ਸਿੱਧਾ ਜਿਸਦਾ ਸੀ ਰੁਖ ਭੁਆਯਾ।

“ਕਿਣਕਾ ਸੀ ਪ੍ਰੇਮ ਵਾਲਾ ਰੱਖਯਾ ਧੁਰੋਂ ਤੈਂ ਅੰਦਰ,

“ਉਸਦਾ ਮੂੰਹ ਫੇਰਕੇ ਤੂੰ ਢੁਨੀਆਂ ਦੇ ਵਿਚ ਲਗਾਯਾ।

“ਮੂੰਹ ਮੌੜ ਉਸਦਾ ਅੰਦਰ ਪਿੱਛੇ ਪਰਤ ਕੇ ਤੱਕੀਂ,

“ਬੈਠਾ ਹੈ ਕੌਣ ਪਜਾਰਾ, ਜਿਸਨੇ ਸੀ ਏ ਦਿਖਾਯਾ।

“ਇਸ ਚਾਨਣੇ ਦੇ ਨਾਲੇ ਉਸ ਚਾਨਣੇ ਨੂੰ ਦੇਖੀं,

“ਜਿਸ ਦੀ ਰਿਜ਼ਮ ਏ ਹੈਵੇ, ਇਸਨੂੰ ਜਿਨ੍ਹੇ ਬਨਾਯਾ”।

ਦੇਵੀ ਨੇ ਦੀਪ ਘਟ ਦਾ ਫੜਕੇ ਜਦੋਂ ਭੁਆਯਾ,

ਆਹਾ ਮੈਂ ਰੂਪ ਡਿੱਠਾ ‘ਜਗ ਰੂਪ’ ਜਿਸ ਬਨਾਯਾ।

ਪਿੱਛੇ ਪਰਤ ਨਜ਼ਰ ਨੇ ਝਾਕੀ ਅਜੀਬ ਵੇਖੀ,
ਠਾਂਢਾ ਗੁਰੂ ਹੈ ਸਿਰ ਤੇ ਜਿਸਦਾ ਹੈ ਰੂਪ ਦਾਯਾ।
ਝੋਲੀ ਹੈ ਅੱਡ ਬੈਠਾ, ਭਰਿਆ ਪਰੇਮ ਕੂਕੇ:-
“ਬਾਲੋ ਮੁੜ ਆਓ ਘਰ ਨੂੰ ਖੇਡੇ ਸਮਾਂ ਗੁਆਯਾ।

“ਮਿੱਟੀ ਦੀ ਖੇਡ ਪਜਾਰੀ ਕੀਤੀ ਹੈ ਬਹੁਤ ਸਾਰੀ,
“ਮਿੱਟੀ ਨ ਕੰਮ ਆਉ, ਇਸਦਾ ਜੁ ਢੇਰ ਲਾਯਾ।
“ਹੱਥ ਪੈਰ ਲਿੱਬੜੇ ਹਨ, ਮੈਲੇ ਗਏ ਹੋ ਸਾਰੇ,
“ਰਾਤੀਂ ਜਦੋਂ ਮੁੜੋਗੇ ਜਾਸੀ ਏ ਚਾ ਬਿਲਾਯਾ।

“ਧੋਣੇ ਦਾ ਕਸਟ ਭਾਰੀ ਹੋਸੀ ਤਦੋਂ, ਮੈਂ ਲਾਲੋ।
“ਆ ਜਾਓ ਘਰ ਸਵੇਲੇ, ਮੂੰਹ ਧੋਦਿਆਂ ਬਣਾਯਾ”।
ਪਜਾਰੀ ਏ ਸੱਦ ਗੁਰੂ ਦੀ ਮਸਤੀ ਭਰੀ ਏ ਬਾਣੀ,
ਮਿੱਠੀ ਤੇ ਰਸ ਭਰੀ ਨੇ ਸੀਨੇ 'ਚ ਪ੍ਰੇਮ ਲਾਯਾ।

ਅੰਦਰ ਹੈ ਰੂਪ ਵਸਦਾ, ਵਸਦੀ ਹੈ ਯਾਦ ਨਾਲੇ,
ਖਿੱਚਦੀ ਹੈ ਖਿੱਚ ਪਜਾਰੀ, ਐਸਾ ਹੈ ਰੰਗ ਲਾਯਾ।
ਤਰਸਾਂ ਖੜੀ ਹੋ ਢਾਰੇ, ਦਰਸ਼ਨ ਸਰੀਰ ਹੋਵੇ,
ਪਜਾਰਾ ਜਦੋਂ ਹੈ ਚੌਜੀ ਹੁਣ ਰੂਪ ਧਾਰ ਆਯਾ।

ਐਗੁਣ ਭਰੇ ਅਸੀਂ ਹਾਂ, ਕਰਮੋਂ ਧਰਮ ਤੋਂ ਖਾਲੀ,
ਐਪਰ ਬਿਰਦ ਦੇ ਸਦਕੇ, ਪਤਿਤਾਂ ਨੂੰ ਉਨ ਜਗਾਯਾ।
ਦਰਸ਼ਨ ਦੀ ਤਾਂਘ ਜਾਰੀ, ਜਾਰੀ ਵਧੀ ਵਧੇਰੇ,
ਦਿਨ ਰਾਤ ਏਸ ਮੈਨੂੰ, ਵਿਚ ਤਾਂਘ ਦੇ ਲਗਾਯਾ।

ਆਵੈ ਹੋ ਤ੍ਰਾਣ ਕਰਤਾ, ਸਿਸ਼ਟੀ ਉਧਾਰ ਵਾਲੇ!
ਬੇੜਾ ਏ ਮੰਝ ਧਾਰੇ ਘੁੰਮਣ ਦੇ ਵਿੱਚ ਆਯਾ।
ਦੀਦਾਰ ਸਤਿਗੁਰੂ ਜੀ ਦੇਵੇ ਨਿਮਾਣਿਆਂ ਨੂੰ,
ਭੁਲਜਾਂ ਨੂੰ ਆ ਮਿਲਾਵੈ, ਸੁੱਤਜਾਂ ਨੂੰ ਜੇ ਜਗਾਯਾ।

ਰਾਤਾਂ ਮੈਂ ਜਾਗਦੀ ਹਾਂ 'ਦਰਸ਼ਨ-ਗੁਰੂ' ਨੂੰ ਤਾਘਾਂ,
ਦਿਨ ਨੂੰ ਉਡੀਕਦੀ ਹਾਂ, ਕੰਮ ਕਾਜ ਹੈ ਭੁਲਾਯਾ।
ਲਗਦਾ ਨ ਰਾਜ ਚੰਗਾ, ਦੌਲਤ ਨ ਭਾਉਂਦੀ ਹੈ,
ਯੌਲਰ ਉਜਾੜ ਹੋਏ, ਐਸਾ ਹੈ ਜੀ ਉਚਾਯਾ।
ਇੱਕੋ ਦਰਸ ਦੀ ਲਿਵ ਹੈ ਦਿਲ ਘੇਰਕੇ ਜੋ ਬੈਠੀ,
ਲੂੰ ਲੂੰ ਵਿਖੇ ਹੈ ਲਿਵ ਇਸ; ਖਿੱਚਾਂ ਦਾ ਜ਼ੋਰ ਪਾਯਾ।
ਰੋਦੇ ਏ ਨੈਣ ਤ੍ਰਾਸੇ, ਕੰਬੇ ਹੈ ਨਾਲ ਹੀਆ,
ਡਾਵਾਂ ਹੈ ਡੋਲ ਹੋਇਆ, ਥਰਗਾਂ ਨੇ ਹੈ ਥਰਾਇਆ।

ਇਕ ਅਰਜ ਏ ਹੈ ਬੰਦੀ; ਪਜਾਰੇ ਗੁਰੂ ਜੀ ਕਰਦੀ!
“ਇਕ ਵਾਰ ਦੇ ਦਿਦਾਰੇ; ਕਰ ਦੂਰ ਦੇ ਏ ਮਾਯਾ।
“ਇਕ ਵਾਰ ਸਿੱਕ ਏ ਹੈ ਮੁਖ ਧੂੜ ਨੂੰ ਲਗਾਵਾਂ,
“ਹੰਕਾਰੀਆ ਏ ਸਿਰ ਹੈ, ਸਫਲੇ ਏ ਦਰਨ ਲਾਯਾ।
“ਸੁੰਝ ਏ ਹੱਥ ਮੇਰੇ, ਸੁੰਝੇ ਹੁਕਮ ਹੀ ਜਾਣਨ,
“ਸੇਵਾ ਦਾ ਸਫਲ ਰਸ ਜੋ ਇਹਨਾਂ ਨਹੀਂ ਚਖਾਯਾ।
“ਕਰੜੇ ਏ ਪੈਰ ਮੇਰੇ, ਵਿਚ ਹਾਕਮੀ ਤੁਰੇ ਹਨ,
“ਸਤਿਸੰਗ ਦੂਰ ਟੁਰਕੇ, ਇਹਨਾਂ ਨ ਸੁੱਖ ਪਾਯਾ।
“ਹਾਏ ਬਿਹਾਲ ਮੇਰੇ ਨੈਣਾਂ ਨੇ ਕੋਟ ਦੇਖੇ,
“ਸਾਪੂ ਦਰਸ਼ ਨ ਕਰਕੇ, ਆਪਾ ਸਫਲ ਕਰਾਯਾ,
“ਹਾਏ ਸਫਲ ਨ ਹੋਈ, ਚੱਲਯਾ ਜਨਮ ਅਜਾਈ,
“ਸਫਲਾਓ ਦਰਸ ਦੇ ਕੇ, ਸਫਲੇ ਸੰਸਾਰ ਆਯਾ।
“ਹਾਂ ਆਖ ਆ ਕੇ ਰਿਵੀਏ!* ਚੇਜੀ ਗੁਰੂ ਜੀ ਆਏ,
“ਨੱਸਾਂ ਮੈਂ ਭਾਰ ਅੱਖਾਂ, ਖੰਭਾਂ ਦਾ ਤਾਣ ਪਾਯਾ॥”

{ਕ: ਧ: ਚ:-੧, ਅਧੀ:-੧੫}



* ਰਿਵੀ=ਮੱਧਮ ਮਿੱਠੀ ਹਵਾ।

ਰੀਤ ੩੨-

ਕਲਗੀਧਰ ਜੀ ਦੇ ਆਗਮਨ ਤੇ ਰਾਣੀ ਰਾਇ ਪੁਰ ਦੀ ਦਸ਼ਾ। *

ਧੋਸੇ ਧੁੰਕਾਰ ਪੈਂਦੀ, ਦੇਂਦੀ ਹੈ ਔਹ ਸੁਣਾਈ,
ਪ੍ਰਿਤਮ ਗੁਰੂ ਜੀ ਆਏ, ਰਾਣੀ! ਧਿਆਨ ਲਾਈ।

ਸੁਣਕੇ ਸੁਨੇਹੜਾ ਏਹ ਕੁਲ ਲਾਜ ਸੀ ਨਸਾਈ,
ਪਰਦੇ ਦੀ ਰੀਤਿ ਭੁੱਲੀ ਉਮਡੀ ਘਟਾ ਦੀ ਨਯਾਈ।

ਭੁੱਲੀ ਸੀ: ਕੈਣ ਮੈਂ ਹਾਂ, ਰਾਣੀ ਕਿ ਕੀਰ ਕੋਈ,
ਕਿਥੋਂ ਟੁੰਗੀ ਤੇ ਕਿੱਧਰ ਚੱਲੀ ਹਾਂ ਕਰਕੇ ਧਾਈ।

ਨੈਣਾਂ ਨੇ ਨੀਰ ਭਰਿਆ, ਮੌਤੀ ਡਲੂਕ ਕੇ ਢਲਦੇ,
ਸੁਰਤ ਪਿਆਰੜੇ ਦੀ ਦਿੱਸਦੀ ਹੈ ਝਿਲ-ਮਿਲਾਈ।

ਨਾਜਕ ਮਲੂਕ ਪੈਰਾਂ ਵਾਲੀ ਵਿਰਾਗ ਮੱਤੀ,
ਜਾਂਦੀ ਟੁੰਗੀ ਹੈ ਪਜਾਰੀ, ਪਰਵਾਹ ਹੈ ਨ ਕਾਈ।

ਦੇਖੋ ਔਹ ਪਹੁੰਚ ਜਾਂਦੀ ਸਤਿਗੁਰ ਦੇ ਪਾਸ ਹੈਵੇ,
ਘੋੜਾ ਖੜੋਂਵਦਾ ਹੈ ਸ਼ਰਧਾ ਦੀ ਰੋਕ ਖਾਈ।

ਝੁਕਿਆ ਓ ਸੀਸ ਵੱਡਾ--ਆਕੜ ਕਦੀ ਸੀ ਅੰਦਰ-
ਪੈਂਦਾ ਚਰਨ ਕਮਲ ਤੇ, ਇਕ ਝਰਨ ਝਰਨ ਆਈ।

ਕੋਈ ਨ ਹੋਸ਼ ਬਾਕੀ, ਚਰਣਾਂ ਦੀ ਮੌਜ ਆਈ,
ਕੈਸੀ ਹੈ ਮੌਜ ਉੱਚੀ, ਜਿਨ ਹੋਸ਼ ਸਭ ਭੁਲਾਈ।

ਨੀਵਾਂ ਜਗਤ ਹੈ ਹੋਇਆ, ਨੀਵੀਂ ਅਕਲ ਹੈ ਪਿੱਛੇ,
ਉੱਚੀ ਸੁਰਤ ਚੜ੍ਹੀ ਹੈ, ਸੁਰਤੇ ਵਿਖੇ ਸਮਾਈ॥

{ਕ: ਧ: ਚ:-੧, ਅਧਿ:-੧੫}



* ਇਹ ਕਵਿਤਾ ਵੀ ਸੰ: ਗੁ: ਨਾ: ਸਾ:-੪੪੩ (ਦਸੰਬਰ ੧੯੧੧) ਦੀ ਰਚਨਾ ਹੈ।

ਰੀਤ ੩੩-

ਮੋਹਿਨਾ ਜੀ ਦੀ ਹਸਰਤ। *

“ਨੇਕ ਨਸੀਬ ਤੁਸਾਡੇ, ਮਿੱਤਰੋ!
 ਜਿਨ੍ਹਾਂ ਜਾਇ ਪੀਆ ਗਲ ਪੈਣਾ।
 ਵਾਹ ਉੱਗਣਾ ਤੇ ਸੁਫਲਾ ਲਗਣਾ,
 ਖਿੜ ਖਿੜ ਹਸ ਹਸ ਰਹਿਣਾ।
 ਵਾਹ ਤੁਟਣਾ, ਵਾਹ ਸੂਈ ਚੜ੍ਹਨਾ,
 ਵਾਹ ਗੁੰਦੇ ਰਲ ਬਹਿਣਾ।
 ਵਾਹ ਹੱਸਣ, ਵਾਹ ਰੋਣ ਤੁਹਾਡੇ,
 ਜਿਨ੍ਹਾਂ ਜਾਇ ਪੀਆ ਗਲ ਪੈਣਾ”॥
 {ਕ: ਧ: ਚ:-੧, ਅਧਿ:-੨੦}



- * ਇਹ ਕਵਿਤਾ ਸੰ: ਗੁ: ਨਾ: ਸਾ:-੪੪੪ (੧੯੧੩ ਈ:) ਦੀ ਰਚਨਾ ਹੈ। ਮੋਹਿਨਾ (ਪਤਨੀ) ਤੇ ਸੋਹਿਨਾ (ਪਤੀ) ਪਿੱਛੋਂ ਕਿਸੇ ਅਮੀਰ ਘਰਾਨੇ ਦੇ ਹਨ। ਢੰਪਤੀ ਰਾਗ ਤੇ ਹੋਰ ਕਈ ਕੋਮਲ ਹੁਨਰਾਂ ਦੇ ਵਿਸ਼ੇਸ਼ਗਾਜ ਹਨ, ਪਰ ਸੱਭ ਕੁਛ ਦਾਨ ਕਰਕੇ, ਸਚੀ ਮੁਚੀ ਗਰੀਬ ਬਣਕੇ ਸ੍ਰੀ ਕਲਰੀਧਰ ਜੀ ਦੇ ਬਾਗੀਚੇ ਵਿਚ ਛੋਟੇ ਮਾਲੀ ਦੀ ਨਿਸ਼ਕਾਮ ਸੇਵਾ ਕਰਦੇ ਹਨ। ਕਿਸੇ ਭੁਲ ਦੇ ਕਾਹਨ ਗੁਰੂ ਜੀ ਦੇ ਦਰਸ਼ਨ ਕਰਨ ਦੀ ਇਜਾਜ਼ਤ ਨਹੀਂ ਹੈ। ਮਾਤਾ ਜੀਤੇ ਜੀ ਨੇ ਗੁਰੂ ਜੀ ਵਾਸਤੇ ਫੁਲਾਂ ਦੇ ਸੋਹਰੇ ਮੰਗਵਾਏ ਹਨ। ਪਯਾਰੇ ਲਈ ਪ੍ਰੇਮੀ, ਰੀਝਾਂ ਨਾਲ ਪਾਲੇ, ਫੁਲ ਤੇੜ ਰਹੇ ਹਨ, ਹੁਣ ਗੁੰਦ ਰਹੇ ਹਨ, ਹੁਣ ਪਟਾਰੀ ਵਿਚ ਸਜਾਊਂਦੇ ਹਨ ਤੇ ਸਜੇ ਹੋਏ ਫੁਲ ਵੇਖਕੇ ਤੁੜਪ ਉਠਦੇ ਹਨ ਤੇ ਕਹਿੰਦੇ ਹਨ..... (ਪੂਰਾ ਪ੍ਰਸੰਗ ਬੜਾ ਹੀ ਵਲਵਲੇ ਵਾਲਾ ਹੈ। ਪੜ੍ਹੇ ਜੀ ਕਲਰੀਧਰ ਚਮਤਕਾਰ-੧ ਦਾ ਵੀਹਵਾਂ ਅਧਿਆਇ “ਮੋਹਿਨਾ-ਸੋਹਿਨਾ”।

-ਸੰਪਾਦਕ

ਗੀਤ ੩੪-

ਸਿਰ ਭੇਟਾ ਕਰਨ ਸਮੇਂ ਪੰਜਾਂ ਪਿਆਰਿਆਂ ਦੇ ਦਿਲੀ ਭਾਵ। *

੧. ਭਾਈ ਦਇਆ ਸਿੰਘ (ਰਾਮ) {ਖਤਰੀ, ਲਾਹੌਰ} :-

ਸਿਰ ਸਿਖ ਦੀ ਹੈ ਤੂਬੜੀ ਤੂ ਅੰਮ੍ਰਿਤ ਦੀ ਖਾਣ।
ਰੀਝੋਂ ਜੋ ਸਿਰ ਲੀਤਿਆਂ, ਲੈ ਮੇਰੇ ਸੁਲਤਾਨ।

੨. ਭਾਈ ਧਰਮ ਸਿੰਘ (ਦਾਸ) {ਜੱਟ, ਹਸਤਨਾਪੁਰ} :-

ਜਿਸ ਦਿਨ ਸੀਸ ਨਿਵਾਇਆ ਭੇਟਾ ਹੋ ਗਿਆ ਸੀਸ।
ਦਿਤਾ ਹੋਇਆ ਕੀਹ ਦਿਆਂ ? 'ਤੇਰਾ' ਏ ਜਗਦੀਸ।

੩. ਭਾਈ ਮੁਹਕਮ ਸਿੰਘ (ਦਾਸ) {ਛੀਬਾ, ਦੂਰਕਾ} :-

ਤੇਰੀ ਧੁਰੋਂ ਅਮਾਨ, ਜੋ ਕੁਛ ਮੇਰੇ ਪਾਸ ਹੈ।
ਮਿਲਦਾ ਸੁੱਖ ਮਹਾਨ ਮਾਲ ਅਮਾਨਤ ਦਿਤਿਆਂ।

੪. ਭਾਈ ਸਾਹਿਬ ਸਿੰਘ (ਰਾਮ) {ਨਾਈ, ਬਿਦਰ} :-

ਨਿਉਂਕੇ ਸਿਰ ਜਗ ਆਇਆ ਝੁਕਿਆ ਦੂਰੋਂ ਦੂਰ।
ਏ ਵਡਭਾਰੀ ਜੇ ਝੁਕੇ ਅਗੇ ਤੈਂ ਤਲਵਾਰ।

* ਇਹ ਭਾਵ ੧੨ ਪੇਹ ਸੰ: ਗੁ: ਨਾ: ਸਾ: ੪੫੦ (੨੬ ਦਸੰਤ, ੧੯੧੮) ਨੂੰ
ਕਲਮਬੰਦ ਹੋਏ ਸਨ ਤੇ ਕ: ਧ: ਚ:-੧ ਦੇ ੨੨ਵੇਂ ਅਧਿਆਇ “ਦਿਲਗੀਰ,
ਦਿਲਜੋਰ, ਦਿਲਸ਼ਾਦ ਵਿਚੋਂ ਲਏ ਹਨ।

ਨੋਟ : ਪੰਜਾਂ ਪਿਆਰਿਆਂ ਦੇ ਨਾਮ ਆਦਿ ਭਾਈ ਸਾਹਿਬ ਭਾਈ ਕਾਨੂ ਸਿੰਘ ਜੀ ਰਚਿਤ ਮਹਾਂ
ਕੋਸ਼ 'ਚੋਂ ਲਏ ਹਨ।

-ਸੰਪਾਦਕ

ਪ. ਭਾਈ ਹਿੰਮਤ ਸਿੰਘ (ਦਾਸ) {ਸ਼ੀਵਰ, ਜਗਨ ਨਾਥ} :-

ਧੁਰ ਤੋਂ ਉਸ ਨੱਕਸ਼ ਨੇ ਨਕਸ਼ਾ ਕੀਤਾ ਤਜਾਰ।
 ਸਿਰ ਝੁਕਿਆ ਮੇਰਾ ਰਹੇ ਹੇਠਾਂ ਤੁਧ ਤਲਵਾਰ।
 ਖਿਚੇ ਜੋ ਧਰਤੀ ਉੱਪਰੇ ਓਹੋ ਧੁਰ ਦਾ ਨਕਸ
 ਅਚਰਜ ਦੀ ਕੀ ਗਲ ਹੈ? ਪੈਂਦਾ ਉਸਦਾ ਅਕਸ।

ਕਵੀ:-

ਸਿਰ ਦਿਤਾ ਪੰਜਾਂ ਨੇ ਗੁਰੂ ਨੂੰ, ਹੇ ਗੁਰ ਭੇਟ ਕਬੂਲੋ,
 ਅਤੀ ਨਿਮਾਨੀ ਭੇਟਾ ਹੈ ਇਹ, ਖੋਟੀ ਕੌਡੀ ਮੁਲੋਂ।
 ਪਰ ਕਿਛ ਹੋਰ ਨਹੀਂ ਹੈ ਸਾਥੇ ਜੋ ਹੈ ਸੋ ਹੈ ਹਾਜ਼ਰ,
 ਹਾਜ਼ਰ ਦਾ ਭੀ ਮਾਨ ਨਹੀਂ ਹੈ, ਇਹ ਕੁਦਰਤ ਤੂੰ ਕਾਦਰ।
 ਸਤਿਗੁਰ ਦਿਆਲੂ ਭੇਟ ਕਬੂਲੀ, ਸਿਰ ਲੈਕੇ ਖੁਸ਼ ਹੋਏ,
 ਵਾਹ ਵਾਹ ਪੰਨ ਭਾਗ ਜਗੇ ਹੈਂ, ਸਿਰ ਲੈਕੇ ਖੁਸ਼ ਹੋਏ।

ਪੰਜ ਸੀਸ ਭੇਟਾ ਹੋ ਚੁਕਣ ਤੋਂ ਬਾਦ ਕਾਫੀ ਸਿੱਖ ਸੰਗਤ ਦੁਚਿਤਾਈ
 ਵਿਚ ਸਨਮੁਖ ਹੀ ਬੈਠੀ ਰਹੀ, ਡਰਦੀ ਵੀ ਰਹੀ ਪਰ ਦੀਵਾਨ ਛੱਡਕੇ ਨਸੀ
 ਨਹੀਂ। ਸਿੱਖ ਪਛਤਾਉਂਦੇ ਹਨ ਕਿ ਅਸਾਂ ਕਿਉਂ ਹੁਕਮ ਨਾਲੋਂ ਸਰੀਰ ਨੂੰ ਵੱਧ
 ਪਯਾਰ ਕੀਤਾ। ਸਤਿਗੁਰੂ ਜੀ ਨੇ ਡਿੱਠਾ ਕਿ ਅਨੇਕਾਂ ਤੇ ਅਨਿਗਣਤ ਹੋਰ
 ਹਨ ਜੋ ਰੋ ਰਹੇ ਹਨ। ਉਹਨਾਂ ਦੇ ਦਿਲਾਂ ਦੇ ਭਾਵ:-

ਦਰਸ਼ਨ ਕਰਦੀ ਪਈ ਨੂੰ ਝੁੱਲੀ ਹਨੇਰੀ ਆਣ।

ਨੈਣ ਝੱਮੱਕਾ ਖਾ ਗਏ, ਕਸਰ ਪ੍ਰੇਮ ਨੂੰ ਲਾਣ।

ਗਈ ਹਨੇਰੀ ਲੰਘ ਹੁਣ ਫਿਰ ਖੁੱਲ ਆਏ ਨੈਣ।

ਦੇਹ ਦਰਸ਼ਨ ਕਰ ਬਖਸ਼ ਏ ਫਿਰ ਨ ਝੱਮੱਕਾ ਲੈਣ॥

{ਕ: ਧ: ਚ:-੧, ਦਿਲਗੀਰ, ਦਿਲਜੋਰ, ਦਿਲਸਾਦ, ਅਧਿ:-੨੨}



ਗੀਤ ੩੫-

ਭਾਈ ਨੰਦ ਲਾਲ ਜੀ ਨੂੰ ਬੀਰ ਰਸ ਦਾ ਸ਼ੋਕ। *

ਇਕ ਦਿਹਾੜੇ ਕਲਗੀਆਂ ਵਾਲੇ ਸਾਹਿਬ ਸਮਰਥ ਮੇਰੇ,
ਸਤਲੁਜ ਨਦੀ ਬਰੇਤੀ ਬੈਠੇ ਜਲ ਨਿਰਮਲ ਚਉਫੇਰੇ।

ਚੁਣਵੇਂ ਪਿਆਰੇ ਪਾਸ ਸਜੇ ਸਨ ਬ੍ਰਹਮ ਵਿਚਾਰਾਂ ਟੁੰਗੀਆਂ,
ਸਾਈਂ ਦੇ ਦਰ ਵਾਲੀਆਂ ਗੱਲਾਂ, ਖੁੱਲ੍ਹੀਆਂ ਜਿਉਂ ਫੁਲਸਰੀਆਂ।

ਸਭ ਨੂੰ ਉੱਤਰ ਦਿੱਤੇ ਦਾਤੇ ਖਾਤਰ ਨਿਸ਼ਾ ਕਰਾਈ,
ਤ੍ਰਿਸ਼ਨਾਂ ਅਗਾਨਿ ਨਿਵਾਰ ਵਿਖਾਈ, ਲਿਵ ਦੀ ਜੋਤਿ ਜਗਾਈ।

ਇਸ ਵੇਲੇ ਤੁਲਹੇ ਤੇ ਚੜ੍ਹਕੇ ਨੰਦ ਲਾਲ ਜੀ ਆਏ,
ਚਰਨਾਂ ਨੂੰ ਭਉਰੇ ਜਿਉਂ ਲਿਪਟੇ, ਲਿਪਟੇ ਸੁਰਤ ਸਮਾਏ।

ਫਿਰ ਉੱਠੇ ਤੇ ਗੰਢ ਖੋਲ ਕੇ ਗਾੜਾ ਬਾਹਰ ਕਢਾਯਾ,
ਸਿਰੀ ਸਾਹਿਬ ਨਾਲੇ ਚਾ ਕੱਢੀ, ਤੁਹਫਾ ਪੇਸ਼ ਧਰਾਯਾ,

ਹੱਥ ਜੋੜ ਏ ਕਿਹਾ:- ‘ਪਾਤਸ਼ਾਹ! ਜੰਗ ਅਜੈਬ ਰਚਾਯਾ।
‘ਪੰਥ ਖਾਲਸਾ ਸ਼ਸਤ੍ਰ ਬਸਤ੍ਰ ਲਾ ਜੋਧਾ ਬਲੀ ਬਨਾਯਾ।

‘ਧਰਮ, ਪ੍ਰੇਮ ਅਰ ਦਇਆ, ਦਾਨ ਤੇ ਬੀਰ ਰਸਾਂ ਦੀ ਲਾਈ;
‘ਪੇਂਦ ਸੁਹਣੀ ਲਾ ਕੇ ਸਾਰੀ ਅਪਣੀ ਕਲ ਵਰਤਾਈ।

‘ਚਾ ਆਯਾ ਅੱਜ ਮੇਰੇ ਅੰਦਰ ਮੈਂ ਬੀ ਬਣਾਂ ਸਿਪਾਹੀ;
‘ਪਿਆਰੇ ਦੇ ਦਰ ਪਹਿਰਾ ਦੇਵਾਂ ਰਣ ਤੱਤੇ, ਰਣ ਜਾਹੀਂ।

‘ਮਾਰਾਂ ਤੇਗ, ਮੁਕਾਵਾਂ ਜਾਲਮ, ਹੋਲੀ ਖੇਡ ਖਿਡਾਵਾਂ,
‘ਮਿਲੇ ਸਹਾਦਤ-ਸਰਬਤ ਜੇਕਰ, ਖੇਲ ਆਪ ਤੇ ਜਾਵਾਂ।

* ਇਹ ਕਵਿਤਾ ੨੨ ਪੇਹ ਸੰ: ਗੁ: ਨਾ: ਸਾ: ੪੫੩ ਅਰਥਾਤ ਪ ਜਨਵਰੀ ੧੯੨੨
ਦੇ ਗੁਰਪੁਰਬ ਸਪਤਮੀ ਪਰ ਖਾਲਸਾ ਸਮਾਚਾਰ ਵਿਖੇ ਪ੍ਰਕਾਸ਼ੀ ਸੀ ਤੇ ਫਿਰ ਕ: ਧ:
ਚ: - ੧ ਦੇ ਅਧਿਆਏ ੨੫ ਦਾ ਹਿਸਾ ਬਣ ਗਈ।

‘ਅਪਣੇ ਤਾਰਨਹਾਰੇ ਹਥੀਂ ਗਾੜ੍ਹ ਮੈਂ ਪਹਿਨਾਓ।

‘ਸ੍ਰੀ ਸਾਹਿਬ ਏ ਕਰ ਕਮਲੀ ਫਿਰ ਗਾੜ੍ਹ ਵਿਚ ਸਜਾਓ।

‘ਮੈਂ ਵਡਭਾਗ ਹੋਇਕੇ ਸੇਵਾਂ, ਜਿੱਕੁਰ ਤੈਨੂੰ ਭਾਵੇ,
‘ਤੇਰੇ ਦਰ ਤਨ ਸਫਲਾ ਹੋਵੇ, ਆਪਾ ਮਾਰ ਮਿਟਾਵੇ।’

ਹੱਸ ਪਏ ਗੁਰ ਕਲਰੀਆਂ ਵਾਲੇ, ਗਾੜ੍ਹ ਆਪ ਸਜਾਯਾ।

ਸ੍ਰੀ ਸਾਹਿਬ ਲਾ ਲਈ ਆਪ ਨੂੰ, ਕਲਮਦਾਨ ਅਣਵਾਯਾ।

{ਕਲਮ ਕੱਢ ਕੇ ਅੱਗੇ ਕੀਤੀ ਮੁੱਖ ਤੌਂ ਏ ਫਰਮਾਯਾ:}

‘ਨੰਦ ਲਾਲ ਜੀ! ਲਓ ਤੇਰਾ ਏ ਇਸ ਨੂੰ ਹੱਥ ਸਜਾਓ,
‘ਸੂਰੇ ਦੀ ਤਲਵਾਰ ਵਾਂਝ ਏ ਚੱਲੇ ਸਦਾ ਚਲਾਓ।

‘ਏ ਤਲਵਾਰ ਤੁਸਾਂ ਹੱਥ ਦਿੱਤੀ ਤੁਸੀਂ ਏਸ ਦੇ ਸੂਰੇ,

‘ਕੰਮ ਪੰਥ ਦੇ ਕਰਨੇ ਪਯਾਰੇ, ਕਾਰਜ ਸਗਲੇ ਪੂਰੇ।

‘ਤੇਰਾ ਵਾਲਿਆਂ ਤੇਰਾ ਵਾਹੁਣੀ, ਤੁਸਾਂ ਕਲਮ ਹੈ ਵਾਹੁਣੀ।

‘ਹੁਕਮ ਤੁਸਾਨੂੰ ਏਹੋ ਭਾਈ ਇਹ ਤੂੰ ਕਾਰ ਕਮਾਉਣੀ।

‘ਕਲਮ ਟੁਰੇ ਦਿਲ ਘਾਉ ਲਗਾਵੇ ਦਿਲ ਉਤਸਾਹ ਭਰਾਵੇ।

‘ਪ੍ਰੇਮ ਸਦਕੜੇ ਹੋਣਾ ਦੱਸੋ ਤੇਰਾਂ ਹੱਥ ਫੜਾਵੇ;

‘ਜੰਗ ਹਟਾਵੇ, ਘਾਉ ਲਗਾਵੇ, ਨੁਸਰਤ ਫਤਹ ਦਿਵਾਵੇ;

‘ਨੇਕੀ, ਧਰਮ, ਨਾਮ ਦਾ ਸਿਮਰਨ, ਸੁਭ ਆਚਰਨ ਸਿਖਾਵੇ।

‘ਮਾਰੇ ਬਦੀ, ਬੁਰਾਈਆਂ ਵੱਡੇ, ‘ਗਿੱਚੀ ਪਾਪ’ ਕਟਾਵੇ,

‘ਹੱਦ ਸਮੇਂ ਦੀ ਕੱਪ ਦਿਖਾਵੇ ਅਸਰ ‘ਸਦਾ’ ਤੇ ਪਾਵੇ।

‘ਤੇਰਾ ਨਾਲ ਸ਼ਮਸੇਰ ‘ਕਲਮ’ ਏ ਮੈਂ ਸਿੱਖਾਂ ਨੂੰ ਬਖਸ਼ੀ।

‘ਜੇ ਵਾਹੀ ਤਾਂ ਕੰਮ ਪੰਥ ਦੇ ਇਕ ਦੁਨੀਆਂ ਉਠ ਤਕਸੀ’॥

{ਕ: ਧ: ਚ:-੧, ਅਧਿ:-੨੫}



ਗੀਤ ੩੬-

ਪਰਿਮਲਯਾ ਜੀ ਦਾ ਵੈਰਾਗ-੧*

ਦੌਲਤ ਉਮਰ ਜੁਆਨੀ ਕੂੜੇ, ਕੂੜੇ ਸਭ ਭਰਵਾਸੇ।
ਕੂੜੇ ਰੰਗ ਤਮਾਸੇ ਸਾਰੇ; ਕੂੜੇ ਰੋਵਣ ਹਾਸੇ।

ਕੂੜੇ ਤਾਜ ਸਿਰਾਂ ਤੇ ਸੌਂਹਦੇ, ਕੂੜੇ ਹੱਥੀਂ ਕਾਸੇ।
ਜਿੱਨੇ ਦਾਉ ਲਗਾਏ ਕੂੜੇ, ਕੂੜੇ ਢਾਲੇ ਪਾਸੇ।

ਕੂੜੇ ਦਾਵੇ, ਕੂੜੇ ਮਾਣੇ, ਕੂੜੇ ਸੱਭ ਅਸਾਸੇ।
'ਸੱਚ' ਜਾਣ ਜੇ 'ਕੱਚ' ਵਿਹਾਇੇ, ਓੜਕ ਕੂੜੇ ਭਾਸੇ।

{ਚਾਰ ਘੜੀਆਂ ਚੁਪ ਵਰਤੀ ਰਹੀ ਫਿਰ ਸੱਦ ਉਠੀ.....}

ਮੁੱਠੀ ਮਾਣ ਜੋਬਨ ਦੇ ਮੱਤੀ, ਮੁੱਠੀ ਭਰੀ ਜੁਆਨੀ।
ਮੁੱਠੀ ਤਾਣ ਮਾਪਿਆਂ ਰੱਤੀ, ਮੁੱਠੀ ਮਾਲ ਗੁਮਾਨੀ।
ਮੁੱਠੀ ਪੜ੍ਹੀ ਬਹੁਤ ਹਾਂ ਵਿਦਯਾ ਮੁੱਠੀ ਅੱਕਲ ਦਿਵਾਨੀ।
ਮੁੱਠੀ ਕੁੱਠੀ ਲੁੱਠੀ ਗਈਆਂ, ਭੁੱਲੀ ਫੇਰ ਭੁਲਾਨੀ॥

{ਕ: ਧ: ਚ:-੧, ਅਧਿ:-੩੪}



* ਇਹ ਕਵਿਤਾ ਸੰ: ਗੁ: ਨਾ: ਸਾ:-੪੪੨ (ਪ ਜਨਵਰੀ ੧੯੧੧) ਦੀ ਰਚਨਾ ਹੈ। ਸ੍ਰੀ ਕਲਰੀਧਰ ਚਮਤਕਾਰ (ਪੁਰਬਾਰਧ) ਦੇ ੩੪ਵੇਂ ਅਧਿਆਏ “ਪ੍ਰੀਤਮ ਜੀ” ਦੀ ਨਾਇਕਾ ਦਾ ਨਾਮ ਪਰਿਮਲਯਾ ਹੈ। ਇਹ ਬੀਬੀ ਇਕ ਪੰਡਤ ਦੀ ਧੀ ਹੈ, ਬੜੀ ਵਿਦਵਾਨ ਹੈ, ਵੇਦ ਸ਼ਾਸਤ੍ਰ ਸਾਰੇ ਘੋਖੇ ਹੋਏ ਹਨ ਪਰ ਜੀਵਣ ਕਣੀ ਨਹੀਂ ਹੈ। ਸ੍ਰੀ ਕਲਰੀਧਰ ਜੀ ਦਾ ਇਕ ਸਿਪਾਹੀ ਇਸ ਦੇ ਗ੍ਰਾਮ ਵਿਚ ਆਇਆ, ਉਸ ਬੀਬੀ ਦਾ ਵਿਦਿਆ ਦਾ ਅਹੰਕਾਰ ਤੱਤਿਆ ਤੇ ਜੀਵਨ ਦਾਨ ਬਖਿਸ਼ਿਆ। ਇਹ ੩੪ਵਾਂ ਅਧਿਆਏ ਬਹੁਤ ਗਿਆਨ ਤੇ ਭੇਗਤੀ ਭਰਪੂਰ ਹੈ। ਪੂਰਾ ਪੜ੍ਹਿਆਂ ਹੀ ਲੇਖਕ ਜੀ ਦੀ ਕਦਰ ਪਏਗੀ।

-ਸੰਪਾਦਕ

ਰੀਤ ੩੨-

ਪਰਿਮਲਯਾ ਜੀ ਦਾ ਵੈਰਾਗ-੨*

ਇਕ ਝਲਕਾ ਦੇਕੇ ਮਾਰ ਗਿਆ।

ਸੂਰਤ ਦੇਖ ਨ ਸੀਰਤ ਪੁੱਛੀ,
ਦੇਖਦਿਆਂ ਮਨ ਹਾਰ ਗਿਆ।

ਤਾਬ ਰਹੀ ਨਾ ਬੋਲਣ ਸੰਦੀ
ਵਿੰਨ੍ਹ ਕਲੇਜਾ ਪਾਰ ਗਿਆ।

ਪਾਰੋਂ ਸੱਦ ਸੁਣਦਿਆਂ, ਠਿੱਲੀ,
ਹਬੋਂ ਪਾਰ ਉਚਾਰ ਗਿਆ।

ਹੋਸ ਗਈ ਸਿਕ ਸੀਨੇ ਬੱਝੀ,
ਲੱਗ ਕਲੇਜੇ ਆਰ ਗਿਆ।

{ਕ: ਧ: ਚ:-੧, ਅਧ: -੩੪}



* ਇਹ ਵੀ ਪ ਜਨਵਰੀ, ੧੯੧੧ ਦੀ ਰਚਨਾ ਹੈ। ਦੇਖੋ ਪਿਛਲੀ ਕਵਿਤਾ ਦਾ ਛੁਟ ਨੋਟ।

ਗੀਤ ੩੮-

ਤਿਲੋਕ ਬਾਈ ਦੀ ਸ੍ਰੀ ਕਲਰੀਧਰ ਜੀ ਦੇ ਮਿਲਾਪ ਲਈ ਤੜਪ। *

ਚੰਦਾ! ਵੇ ਚੰਦ ਸੁਹਣੇ! ਨੈਣਾਂ ਨੂੰ ਠੰਢ ਪਾਵੇਂ।

ਮਨ ਨੂੰ ਪਿਆ ਲੁਭਾਵੇਂ, ਆਪਾ ਪਿਆ ਟਿਕਾਵੇਂ।

ਨਗਰੀ ਅਕਾਸ਼ ਤੇਰੀ, ਤਾਰੇ ਪ੍ਰਜਾ ਸੁਹਾਈ,

ਨਖਜੜ੍ਹ ਦਾਸ ਤੇਰੇ, ਹਥ ਬੰਨ੍ਹ ਖੜੇ ਸੁਹਾਵੇ।

ਪਰਜਾ ਪਿਆਰ ਕਰਦੀ, ਕੁਰਬਾਨ ਜਾਇ ਤੈਥੋਂ,
ਤੂੰ ਪਯਾਰ ਨਾਲ ਸਭ ਨੂੰ ਮੋਹਿਤ ਪਿਆ ਕਰਾਵੇਂ।

ਤੇਰਾ ਹੈ ਰੂਪ ਚਾਨਣ, ਨਗਰੀ ਪ੍ਰਕਾਸ਼ ਤੇਰੀ,

ਪਰਜਾ ਚਮਕ ਹੈ ਵਾਲੀ, ਪਰਕਾਸ਼ ਮੰਹ ਵਸਾਵੇਂ।

ਠੰਢਾ ਏ ਠਾਰ ਤੇਰਾ ਦੁੱਧੋਂ ਵਧੀਕ ਚਿੱਟਾ,

ਚਾਨਣ ਚੁਫੇਰ ਚਮਕੇ, ਕਵੀਆਂ^੧ ਦੇ ਮਨ ਚੁਗਾਵੇ।

ਤੈਨੂੰ ਚਕੋਰ ਵੇਖੇ, ਵੇਖੇ ਤੇ ਮੋਹਿਤ ਹੋਵੇ,
ਕਮੀਆਂ^੨ ਕਰੇਨਿ ਦਰਸਨ ਖਿੜ ਖਿੜ ਕੇ ਨੀਉਣ ਸਾਂਹਵੇ।^੩

ਕਾਲੀ ਏ ਰਾਤ ਅਪਣੀ ਦੁਲਹਨ ਜੋ ਤੂੰ ਬਨਾਈ,

ਕਾਯਾਂ ਪਲਟ ਹੈ ਦਿੱਤੀ, ਰੰਗ ਆਪਣਾ ਚੜ੍ਹਾਵੇਂ।

ਜਿੱਥੇ ਪਹੁੰਚ ਹੈ ਤੇਰੀ, ਧਰਤੀ ਅਕਾਸ਼ ਉੱਤੇ,

ਪਰਕਾਸ਼ 'ਸਾਂਤਿ' 'ਠੰਡਕ' ਚੰਦਾ ਤੂੰਹੋਂ ਵਿਛਾਵੇਂ।

ਮੈਨੂੰ ਬੀ ਚੰਦ ਵੀਰਾ! ਠੰਡਕ ਰਤਾ ਪੁਚਾਵੇਂ
ਚਾਨਣ ਦੇ ਨਾਲ ਆਪਣੇ ਤੂੰ ਰਾਹ ਚਾ ਦਿਖਾਵੇਂ।

* ਇਹ ਗੀਤ ਸੰ: ਗੁ: ਨਾ: ਸਾ: ੪੪੦ (੧੯੦੯ ਈ:) ਦੇ ਗੁਰਪੁਰਬ ਪਰ ਖਾਲਸਾ ਸਮਾਜਾਰ ਵਿਖੇ ਪ੍ਰਕਾਸ਼ਤ ਹੋਇਆ ਸੀ। ਬੀਬੀ ਤਿਲੋਕ ਬਾਈ ਰਾਗ ਵਿਧਿਆ ਦੀ ਚੰਗੀ ਜਾਣੂ ਹੈ ਤੇ ਇਸ ਵੇਲੇ ਪੁਨਿਯਾਂ ਦੀ ਰਾਤ ਹੈ ਤੇ ਧੁਰ ਛੱਤ ਤੇ ਵੀਣਾਂ ਲੈਕੇ ਰੌਸ ਤੇ ਬੈਠੀ ਰਾਹੀਂ ਹੈ। ੧. ਕਵੀ=ਸ਼ਾਇਰ। ੨. ਕੁਮੁਦਨੀਆਂ। ੩. ਸਾਹਮਣੇ, ਸਨਮੁਖ।

ਆਪੂ ਤੂ ਚੰਦ ਵੀਰਾ ਦਰਸ਼ਨ ਹੁਰੂ ਕਰੋਂ ਪਿਆ,
ਅਰਸ਼ਾਂ ਦੇ ਵਿੱਚ ਫਿਰਦਾ ਘੋਲੀ ਪਿਆ ਤੂ ਜਾਵੇਂ।
ਦੱਸ ਗੁਣ ਕੀ ਧਾਰਿਆ ਸੀ ਜਿਸ ਨਾਲ ਦਰਸ ਪਾਏ?
ਕੀ ਕਾਰ ਕੀਤੀਆ ਸੀ ਸੌਰੇ ਜੁ ਕੰਮ ਸਾਂਵੇਂ ?

ਕੀ ਚੰਦ ਬੋਲਦਾ ਹੈ, ਕੀ ਆਖਦਾ ਹੈ ਮੈਨੂੰ ?
ਦਿਲ ਲਾ ਕੇ ਮੈਂ ਸੁਣਾਂਗੀ ਬੋਲੇ ਜੋ ਸਹਜ ਭਾਵੇਂ:-

“ਅਪੇ ਨੂੰ ਖੰਨੀਏ ਕਰ ਇਕੋ ਪ੍ਰੇਮ ਕਰੀਏ,
ਏਹੋ ਹੈ ਕਾਰ ਚੰਗੀ ਅਪੇ ਨੂੰ ਆਪਾ ਖਾਵੇ।”
ਹਾਂ, ਠੀਕ ਗੁਣ ਸੀ ਏਹੋ, ਚੰਦਾ! ਤੂ ਠੀਕ ਆਖੋं,
ਜਿਸ ਨਾਲ ਗੁਰ ਰਿਸ਼ਾਏ, ਤੂ ਚੰਦ ਹੋ ਸੁਹਾਵੇ!

ਤੈਨੂੰ ਸੀ ਪ੍ਰੇਮ ਲੱਗਾ, ਦਰਸ਼ਨ ਦੀ ਚਾਹ ਹੋਈ,
ਸਦਕੇ ਗੁਰਾਂ ਤੋਂ ਹੋਇਓਂ, ਜੀ ਜਾਨ ਤੂ ਲੁਟਾਵੇਂ।

ਪਿਆਰੇ ਦੀ ਭਾਲ ਲਗੀ, ਭੌਦਾ ਫਿਰੋਂ ਜਹਾਨੀਂ,
ਜੰਗਲ ਪਹਾੜ ਤੱਕੋਂ, ਟੋਲੇਂ ਸਮੁੰਦ ਥਾਂਵੇਂ।
ਪਯਾਰਾ ਨ ਮੂਲ ਮਿਲਿਆ ਦਿਲ ਦਰਦ ਹਾਏ! ਵਧਿਆ
ਬਿਰਹੋਂ ਕਟਾਰ ਫੜ ਕੇ ਘਾਉ ਕਰਾਰੇ ਲਾਵੇਂ।

ਦੁਖੀਆ ਬਿਰਹੁ ਸਤਾਇਆ ਨਿਜਰੂਪ ਤੂ ਗਵਾਇਆ
ਨਿਤ ਵਾਂਝ ਬਿਰਹਣੀ ਦੇ ਘਟਦਾ ਗਿਆ ਘਟਾਵੇਂ।

ਏਸੇ ਲਗਨ ਦੇ ਅੰਦਰ ਓੜਕ ਵੇ ਚੰਦ ਸੁਹਣੇ,
ਆਪਾ ਗੁਆਇਆ ਤੂ ਹੈ ਹਉਂ ਆਪਣੀ ਵਵਾਵੇਂ।
ਮੱਸਿਆ ਦੀ ਰਤ ਆਈ, ਆਪਾ ਨਿਵਾਰਿਆ ਤੂ,
ਹੋਇਓ ਅਣਹੋਂਦ ਹੁੰਦਾ, ਜੀਂਦਾ ਹੀ ਮੌਤ ਪਾਵੇਂ।

ਆਪਾ ਜਦੋਂ ਗਵਾਇਆ, ਫਿਰ ਮਿਹਰ ਤੈ ਤੇ ਹੋਈ,
ਮੇਇਆ ਤੂ ਜੀਵਿਆ ਫਿਰ, ਨੌ ਜਨਮਿਆ, ਸੁਹਾਵੇਂ।

ਮੁੜ ਕੈ ਖਿੜਨ ਤੂੰ ਲੱਗਾ, ਆਸਾ ਨਿਰਾਸਾ ਆਈ,
ਮਨ ਵਿਚ ਉਮੰਗ ਉੱਠੀ, ਖੁਸ਼ੀਆਂ ਅਨੰਦ ਪਾਵੇ।
ਸੁਣਕੇ ਪਤੀ ਦਾ ਆਗਾਮ ਆਗਾਤ ਜੁ ਪਤਿਕਾਨਾਰੀਂ,
ਕਰਦੀ ਸਿੰਗਾਰ ਨੂੰ ਜਿਉ ਛੁੱਲੀ ਨ ਆਪ ਮਾਵੇ।

ਤਿਉ ਰੂਪ ਤੂੰ ਵਟਾਇਆ, ਚਮਕਣ ਲਗਾ ਵਧੇਰਾ,
ਵਧਦਾ ਗਿਆ ਦਿਨੋਂ ਦਿਨ ਨਜਾਰੀ ਪ੍ਰਭਾ ਦਿਖਾਵੇ।

ਉੜਕ ਤੂੰ ਅੱਜ ਪਜਾਰੇ ਖਿੜਿਆ ਅਨੂਪ ਸੁਹਣਾ,
ਵੇਲਾ ਦਰਸ ਦਾ ਆਇਆ, ਚੜ੍ਹਦੀ ਕਲਾ ਸੁਹਾਵੇ।
ਯਾਲਾਂ ਕਬੂਲ ਹੋਈਆਂ, ਤੁੱਠੇ ਗੁਰੂ ਪਿਆਰੇ,
ਤਨਮਨ ਅਨੰਦ ਹੋਇਆ, ਦਰਸਨ ਪਿਆ ਤੂੰ ਪਾਵੇ।

ਫਿਰ ਵਾਂਝ ਤੂੰ ਸੁਹਾਗਨ ਵਿਚ ਦਰਸ ਮਸਤ ਹੋਇਆ
ਖਿੜਿਆ ਅਨੰਦ ਲੈਂਦਾ ਦਰਸਨ ਦੀ ਦਾਤ ਆਵੇ।

ਧਨ ਚੰਦ ਵੀਰ! ਜਿਸ ਨੂੰ ਗੁਰ ਦਰਸ ਅੱਜ ਹੋਵੇ,
ਅਰਸੀਂ ਖੜਾ ਤਕਾਵੇਂ, ਨੈਣੀ ਓ ਰੂਪ ਮਾਵੇ।
ਮੈਨੂੰ ਬੀ ਦੱਸ ਵੀਰਾ! ਓ ਰੀਤਿ ਪ੍ਰੇਮ ਵਾਲੀ,
'ਆਪਾ ਗੁਆਇ ਜੀਵਨ' 'ਮਰ ਕੇ ਜੁ ਜਿੰਦ' ਆਵੇ।

ਅਗਜਾਨ ਦਾ ਹਨੇਰਾ ਛਾਇਆ ਚੁਤਰਫ ਮੇਰੇ,
ਭੁੱਲਾਂ ਦੇ ਹੇਠ ਦੱਬੀ ਭਰਦੀ ਹਾਂ ਨਿੱਤ ਹਾਵੇ,
ਹੋਈ ਮੈਂ ਸਿੱਖ ਗੁਰ ਦੀ ਸਿੱਖਜਾ ਨ ਕੋਈ ਧਾਰੀ।
ਮਨਮੱਤ ਵਿਚ ਮੱਤੀ ਹਿਰਦੇ ਗੁਰੂ ਨ ਆਵੇ।
ਨਾ ਪ੍ਰੇਮ ਸਾਰ ਜਾਣਾ, ਬਿਰਹੋਂ ਨ ਪੀੜ ਅੰਦਰ,
ਹਿਰਦਾ ਮਸਾਣ ਹੋਇਆ ਦ੍ਰਵਦਾ ਨਹੀਂ ਦ੍ਰਵਾਵੇ।²

ਚੰਦਾ! ਨ ਗੁਣ ਭੁਲਾਵਾਂ ਦੱਸੋਂ ਜੇ ਪ੍ਰੇਮ ਜੁਗਤੀ,
ਹਿਰਦਾ ਦ੍ਰਵੇ ਏ ਮੇਰਾ ਪੰਘਰ ਜਿ ਇਸ ਨੂੰ ਆਵੇ।

1. ਆਗਾਤ ਪਤਿਕਾ = ਜਿਸ ਇਸਤ੍ਰੀ ਦਾ ਪਤੀ ਪਰਦੇਸ ਤੋਂ ਆ ਗਿਆ ਯਾ ਆ ਰਿਹਾ ਹੋਵੇ।

2. ਨਰਮ ਕੀਤਿਆਂ ਨਰਮ ਨਹੀਂ ਹੁੰਦਾ, ਪਸੀਜਦਾ ਨਹੀਂ।

ਦਿਲ ਦਰਸ ਨਿੱਤ ਲੋਚੇ, ਸਤਿਗੁਰ ਸਦਾ ਪੁਛਾਵਾਂ,
ਭੁੱਲੇ ਨ ਯਾਦ ਉਸ ਦੀ, ਨੈਣਾਂ 'ਚ ਆ ਸਮਾਵੇ,
ਪਿਆਰੇ ਬਿਨਾਂ ਨਾ ਕੋਈ ਪਿਆਰਾ ਲਗੇ ਕਦੇ ਬੀ,
ਦਰਸਨ ਦਾ ਸੌਕ ਹਰਦਮ ਵਾਟਾਂ ਪਿਆ ਤਕਾਵੇ।

ਜਿਤ ਵੱਲ ਅੱਖ ਜਾਵੇ ਪਜਾਰੇ ਦੀ ਖੇਡ ਦਿੱਸੇ,
ਪਜਾਰੇ ਤੋਂ ਬਾਝ ਸਾਰੇ ਲੱਗਣ ਸੁਆਦ ਖਾਵੇ॥

ਪਜਾਰੇ ਦੇ ਵਾਕ ਸੁਣਨੇ ਪਜਾਰੇ ਦੀ ਗੱਲ ਕਰਣੀ,
ਪਜਾਰੇ ਦੇ ਰਾਹ ਤੁਰਨਾ, ਜਸ ਗਾਉਣੇ ਸੁਹਾਵੇ।
ਸ਼ਾਇਦ ਭਲਾ ਜਿ ਕਿਧਰੇ ਪਜਾਰਾ ਕ੍ਰਿਪਾਲ ਹੋਵੇ,
ਬਖਸ਼ੇ, ਬਖਸ਼ ਮਿਲਾਵੇ, ਨਿਜ ਬਿਰਦ ਨੂੰ ਤਕਾਵੇ।

ਪੁੰਨਜਾਂ ਦੇ ਚੰਦ ਵੀਰਾ! ਤੇਰਾ ਏ ਪੁੰਨ ਹੋਵੇ;
ਏ ਗੀਤਿ ਪ੍ਰੇਮ ਵਾਲੀ ਮੈਨੂੰ ਬੀ ਜੇ ਸਿਖਾਵੇ॥

{ਕ: ਧ: ਚ:-੧, ਅਧਿ:-੩੯}



੧. ਖਾਵਾ=ਲੂਣ ਦੀ ਖਾਣ ਵਰਗੇ ਖਾਰੇ ਲੱਗਣ।

ਰੀਤ ੩੯-

ਸ੍ਰੀ ਕਲਗੀਧਰ ਜੀ ਤਿਲੋਕ ਬਾਈ ਦੀ ਨਜ਼ਰ ਵਿਚ। ੧

ਸੁਹਣਾ ਸਰੂਪ ਪਿਆਰਾ, ਸਾਰੇ ਸਮਾ ਰਿਹਾ ਹੈ,
ਬੈਠਾ ਜੋ ਏਸ ਥਾਂ ਤੇ, ਹਰ ਥਾਂ ਇਹੋ ਜਿਹਾ ਹੈ।

ਹੈ ਪ੍ਰੇਮ ਹੋ ਕੇ ਆਇਆ, ਹੋਊ ਤੇ ਪ੍ਰੇਮ ਹੀ ਸੀ;
ਪਰਗਟ ਗੁਪਤ ਜੋ ਦੇਖੋ ਇਕ ਪ੍ਰੇਮ ਫੈਲਿਆ ਹੈ।

ਉਸਦਾ ਹੈ ਕੇਂਦ੍ਰੂ ਸਾਰੇ ਜਿਸ ਦੀ ਨ ਹੱਦ ਕੋਈ,
ਹਦੋਂ ਏ ਪਾਰ ਪਯਾਰਾ, ਹਰ ਥਾਂ ਸਮਾ ਰਿਹਾ ਹੈ।

ਸਿਮਰੋ ਪਿਆਰ ਕਰਕੇ, ਜਿੱਥੇ ਜਦੋਂ ਪਿਆਰਾ,
ਉਥੇ ਹੈ ਕੇਂਦ੍ਰੂ ਇਸ ਦਾ, ਦਰਸਨ ਦਿਖਾ ਰਿਹਾ ਹੈ।

ਦਰਸਨ ਸਦੀਵ ਪਰਗਟ, ਉਹਲੇ ਕਦੀ ਨਹੀਂ ਹੈ,
ਐਪਰ ਜੋ ਸਿਦਕ ਅੱਖੀਂ, ਨਹਿਂ ਮੇਤੀਆਵੁੰ ਪਿਆ ਹੈ।

ਵਿਦਯਾ ਦਿਖਾ ਨ ਸਕਦੀ, ਦੌਲਤ, ਨ ਜੋਰ ਜੋਬਨ
ਸਿਆਣਪ ਨੇ ਭੀ ਕਦੀ ਨਾ ਪਰਦਾ ਉਠਾਲਿਆ ਹੈ।

ਪਯਾਰਾ ਹੈ ਪਯਾਰ ਕਰਦਾ ਕਰਦੇ ਅਸੀਂ ਨਹੀਂ ਹਾਂ,
ਕਰੀਏ ਜਿ ਇੱਕ ਵੇਰੀ; ਰੋਣਾ ਤਦੋਂ ਕਿਹਾ ਹੈ ?

...

ਤੇਰਾ ਹੈ ਰੂਪ ਦਾਇਆ, ਤੇਰਾ ਸਰੂਪ ਕਿਰਪਾ,
ਤੇਰੀ ਸ਼ਕਲ ਹੈ ਪਯਾਰੀ, ਸਭ ਨੂੰ ਬਚਾ ਲਿਆ ਹੈ।

ਤੇਰਾ ਬਿਰਦ ਹੈ ਪਾਲਨ ਪਤਿਤਾਂ ਨੂੰ ਪਾਰ ਕਰਦਾ,
ਭੁਲੇ ਨੂੰ ਪੰਧ ਪਾਵੇ, ਮੋਏ ਜਿਵਾ ਰਿਹਾ ਹੈ।

੧. ਇਹ ਕਵਿਤਾ ੧੯੦੯ ਈ: ਦੀ ਰਚਨਾ ਹੈ। ਦੇਖੋ ਪਿਛਲੀ ਕਵਿਤਾ ਦਾ ਛੁਟ ਨੋਟ
੨. ਮਰਕਜ਼, ਨਾਭੀ ਜਾਂ ਧੁਰਾ। ੩. ਮੇਤੀਆ ਬਿੰਦ।

ਤੁੱਠੋਂ ਤੂੰ ਪਾਪੀਆਂ ਤੇ ਪ੍ਰਗਟੋਂ ਜਹਾਨ ਅੰਦਰ,
ਅਪਣੇ ਤੇ ਖੇਦ ਝੱਲੋ ਝੱਲਦਾ ਨ ਹਾਰਿਆ ਹੈ।

ਪਾਪਾਂ ਦੀ ਪਾਲ ਤੋੜੋਂ, ਮੇਲੋਂ ਤੂੰ ਵਿਛੁਕਿਆਂ ਨੂੰ,
ਬੰਦੀ ਛਡਾਇ ਬੰਦੇ ਸੁਖੀਏ ਕਰਾ ਰਿਹਾ ਹੈ।

ਤੇਰੀ ਹੈ ਟੇਕ ਪਜਾਰੀ! ਤੇਰਾ ਹੀ ਆਸਰਾ ਹੈ
ਤੇਰੀ ਹੈ ਓਟ ਪਿਆਰੇ! ਮਾਣੋ ਨਿਮਾਣਿਆਂ ਹੈ।

ਰੱਖੀਂ ਪਿਆਰਿਆ ਤੂੰ! ਚਰਨਾਂ ਦੀ ਧੂੜ ਅੰਦਰ
ਇਸ ਤੋਂ ਨ ਹੋ ਵਿਛੋੜਾ; ਜਿਸ ਨੇ ਸਿਲਾ ਲਿਆ ਹੈ।

ਤੇਜੀ ਹੀ ਕੀਰਤੀ ਹੋ ਮੇਰੀ ਜ਼ਬਾਨ ਉੱਤੇ,
ਹਿਰਦੇ ਨ ਹੋਰ ਹੋਵੇ, ਲੂੰ ਲੂੰ ਸਮਾ ਰਿਹਾ ਹੈ।
ਦੇਖਾਂ ਤਾਂ ਇਕ ਤੈਨੂੰ ਦੂਆ ਨਜ਼ਰ ਨ ਆਵੇ,
ਦੇ ਦਾਨ ਦੀਨ ਦਯਾਲੂ! ਮੈਂ ਜੋ ਮੰਗਾ ਲਿਆ ਹੈ॥

{ਕ: ਧ: ਚ:-੧, ਅਧਿ:-੩੬}



ਗੀਤ ੪੦-

ਦਰਸਨ ਉਹਲੇ ਹੋਣ ਪਰ ਆਕਾਸ਼ਵਾਣੀ। *

‘ਦਰਸਨ ਉਹਲੇ ਹੋ ਗਿਆ ਛਿਪ ਗਿਆ ਪਿਆਰਾ,

‘ਹੁਣ ਨਹੀਂ ਦਿੱਸਦਾ ਰੂਪ ਉਹ ਲੁਕ ਗਿਆ ਦਿਦਾਰਾ।

‘ਝਾਕਾ ਰੂਪ ਅਰੂਪ ਦਾ ਸੀ ਨਜ਼ਰੀਂ ਆਇਆ,

‘ਆਇਆ ਸੀ ਹੁਣ ਗਿਆ ਓ ਕਰ ਖੇਲ ਖਿਲਾਰਾ।

‘ਸੀ ਏ ਰੂਪ ਅਗੰਮ ਦਾ ਪਰ ਰੂਪ ਪਿਆਰਾ,

‘ਇਸਦਾ ਦਰਸਨ ਹੋ ਗਿਆ, ਕਰ ਹੋਰ ਤਿਆਰਾ’॥

{ਕ: ਧ: ਚ:-੧, ਅਧਿ:-੩੯}



* ਇਹ ਕਵਿਤਾ ੧੯੦੬ ਈ: ਦੀ ਰਚਨਾ ਹੈ। ਇਹ ਵੀ ਬੀਬੀ ਤਿਲੋਕ ਬਾਈ ਜੀ ਦੇ ਸੰਦਰਭ ਵਿਚ ਹੈ। ਕਲਗੀਧਰ ਜੀ ਦੇ ਦਰਸਨ ਉਹਲੇ ਹੋਣ ਪਰ ਬੀਬੀ ਤਿਲੋਕ ਬਾਈ ਨੂੰ ਇਕ ਬਿਧ ਪੁਰਖ ਦ੍ਰਾਰਾ ਆਕਾਸ਼ਵਾਣੀ ਹੋਈ.....

-ਸੰਪਾਦਕ

ਗੀਤ ੪੧-

ਹੁਣ ਮਿਲ ਪਉ ਸਤਿਗੁਰ ਪਯਾਰਿਆ ! *

ਹੁਣ ਮਿਲ ਪਉ ਸਤਿਗੁਰ ਪਯਾਰਿਆ ॥੧॥

ਕਰ ਮਿਹਰ ਤੇ ਦਿਹ ਦੀਦਾਰਿਆ।

ਮੈਂ ਬੰਬੀ ਦਰ ਦੀਦਾਰ ਦੀ,
ਵਿਚ ਸੱਧਰ ਖਲੀ ਪੁਕਾਰਦੀ,
ਕਰ ਮਿਹਰ ਤੇ ਦਿਹ ਦੀਦਾਰਿਆ।
ਹੁਣ ਮਿਲ ਪਉ ਸਤਿਗੁਰ ਪਯਾਰਿਆ ॥੨॥

ਗੁਣ ਪੱਲੇ ਰਾਸ ਨ ਹੈ ਕੁਈ,
ਪਰ ਕਰਦੀ ਫਿਰਦੀ ਤੂੰ ਤੁਹੀਂ,
ਤੇ ਤਰਸਨ ਨੈਣ ਦੀਦਾਰਿਆ,
ਹੁਣ ਮਿਲ ਪਉ ਸਤਿਗੁਰ ਪਯਾਰਿਆ ॥੩॥

ਹੇ ਕਲਰੀ ਵਾਲੇ ਮਾਲਕਾ!
ਹੇ ਰਬ ਸਾਈਂ ਦੇ ਬਾਲਕਾ।
ਜਿਨ ਜਗ ਨੂੰ ਅਧੇ ਤਾਰਿਆ,
ਹੁਣ ਮਿਲ ਪਉ ਸਤਿਗੁਰ ਪਯਾਰਿਆ ॥੪॥

ਤੂੰ ਇਕੋ ਹੀ ਸਮਰੱਥ ਹੈ,
ਮੈਂ ਤਾਰਨ ਜਿਸ ਦੇ ਹੱਥ ਹੈ,
ਨਹੀਂ ਦੂਜਾ ਨੈਣ ਨਿਹਾਰਿਆ,
ਹੁਣ ਮਿਲ ਪਉ ਸਤਿਗੁਰ ਪਯਾਰਿਆ ॥੫॥

* ਇਹ ਕਵਿਤਾ ਵੀ ੧੯੦੯ ਈ: ਦੀ ਰਚਨਾ ਹੈ। ਇਸ ਵਿਚ ਬੀਬੀ ਤਿਲੋਕ ਬਾਈ ਜੀ
ਦੀ ਸ੍ਰੀ ਕਲਰੀਪਰ ਜੀ ਦੇ ਚਰਨਾਂ ਵਿਚ ਅਰਦਾਸ ਹੈ।

-ਸੰਪਾਦਕ

ਤੈਂ ਜਿਹਾ ਨ ਕੁਈ ਦਾਤਾਰ ਹੈ,
 ਨਾ ਏਡਾ ਹੋਰ ਉਦਾਰ ਹੈ,
 ਦੇਹ ਆਪਾ ਜਿਨ੍ਹੇ ਸੰਵਾਰਿਆ।
 ਹੁਣ ਮਿਲ ਪਉ ਸਤਿਗੁਰ ਪਜਾਰਿਆ॥੬॥

ਰਖ ਸਰਣ ਪਈ ਨੂੰ ਆਣਕੇ;
 ਇਕ ਅਪਨਾ ਬਿਰਦ ਪਛਾਣਕੇ।
 ਨਿਜ ਬਿਰਦ ਪੁਗਾਵਨ ਹਾਰਿਆ,
 ਹੁਣ ਮਿਲ ਪਉ ਸਤਿਗੁਰ ਪਜਾਰਿਆ॥੭॥

{ਕ: ਧ: ਚ:-੧, ਅਧਿ:-੩੬}



ਗੀਤ ੪੨-

ਤਿਲੋਕ ਬਾਈ ਕੈਦ ਹੋਣ ਪਰ ਭੀ ਚੜ੍ਹਦੀ ਕਲਾ ਵਿਚ। *

ਸ੍ਰੀ ਕਲਰੀਧਰ ਮਨ ਮੌਹਿ ਗਏ, ਮੌਹਿ ਗਏ; ਦੁਖਿ ਖੋਹਿ ਗਏ।
 ਧਰਤੀ ਭਾਰ ਉਤਾਰਨ ਕਾਰਨ ਪਟਨੇ ਪਰਗਟ ਹੋਇ ਗਏ।
 ਜੇ ਦਰਸਤ ਗੁਰ ਰੂਪ ਅਨੂਪਮ, ਚਿਤਵਨ ਪਾਲ ਪਰੋਇ ਗਏ।
 ਬਾਲ ਚਰਿੜ੍ਹ ਬਚਿੜ੍ਹ ਸੁਖਦ ਅਤਿ, ਬੈਠਤ ਕਬਹੂੰ ਖਲੋਇ ਗਏ।
 ਇਤ ਉਤ ਤੇ ਮੁਸਕਾਵਤ ਆਵਤ, ਦਰਸਤ ਪਾਪ ਪਲੋਇ ਗਏ।
 ਬਡ ਬਡਭਾਗ ਉਨ ਸੰਗ ਸਖਨ ਕੇ, ਸੰਗੀ ਜਿਨ ਪ੍ਰਭੂ ਹੋਇ ਗਏ।
 ਸਦ ਬਲਿਹਾਰ ਜਾਉਂ ਤਿਸ ਥਲ ਕੇ, ਰਖ ਜਹਿ ਚਰਨ ਖਲੋਇ ਗਏ।
 ਕਰ ਪ੍ਰਭੂ ਧੂਰ ਮੌਹਿ ਤਿਸ ਥਲ ਕੀ, ਬਿਛੁਰਤ ਬਹੁਤ ਜੁਗ ਹੋਇ ਗਏ॥

{ਕ: ਧ: ਚ:-੧, ਅਧਿ:-੩੮}



* ਇਹ ਕਵਿਤਾ ਸੰ: ਗੁ: ਨਾ: ਸਾ:-੪੩੮ (੧੯੦੭ ਈ:) ਦੀ ਰਚਨਾ ਹੈ। (ਗੀਤ
 ਨੰ: ੩੮ ਦਾ ਛੁਟ ਨੋਟ ਦੇਖੋ)। ਬੀਬੀ ਤਿਲੋਕ ਬਾਈ ਨਵਾਬ ਦੀ ਕੈਦ ਵਿਚ ਹੈ।
 ਅਪਣੀ ਹਮਦਰਦ ਭੈਣ ਮਹਿਤਾਬ ਨੂੰ ਤਸਲੀ ਦੇਂਦੀ ਹੈ ਕਿ: ‘ਅੱਛਾ ਭੈਣ ਜੀ! ਤੁਸੀਂ
 ਮੇਰੇ ਲਈ ਉਦਾਸ ਨਾ ਹੋਵੋ ਮੈਂ ਕੈਦ ਹਾਂ, ਪਰ ਜਾਂ ਸਧਰਮ ਛੁਟਾਂਗੀ ਜਾਂ ਸਧਰਮ ਉੱਡ
 ਜਾਵਾਂਗੀ, ਤੈਖਲਾ ਨਾ ਕਰੋ ਤੇ ਕੂਕ ਉਠੀ.....

-ਸੰਪਾਦਕ

ਗੀਤ ੪੩-

ਬੀਬੀ ਗੁਰ ਕ੍ਰਿਪਾਲ ਕੌਰ ਜੀ ਦੇ ਭਾਵ। ੧

ਬੱਧੀ ਪ੍ਰੇਮ ਦੀ ਡੋਰ ਦੀ ਆਪ ਨਦੀਏ!

ਟੁਰੀ ਜਾਂਵਦੀਏਂ ਕਿਸ ਦੇ ਵੱਲ ਧਾਈ ?

ਛੱਡ ਪਰਥਤਾਂ ਉੱਚਿਆਂ, ਹੋਇ ਨੀਵੀਂ,
ਨੀਵੀਂ ਹੋਰ ਥੀ ਹੋਰ ਤੂੰ ਚਾਲ ਪਾਈ!

ਪ੍ਰੀਤਮ ਮਿਲਦਾ ਹੈ ਦੱਸ ਤੂੰ ਨਿਉਂਦਿਆਂ ਨੂੰ,

ਤਾਂਹੀਓਂ ਨੀਉਣ ਦੀ ਬਾਣ ਹੈ ਤੁਧ ਆਈ ?

ਮੈਨੂੰ ਦੇਹ ਰਸਤਾ ਏਸ ਮੱਤ ਵਾਲਾ,
ਨਿਵਾਂ ਹੋਰ ਤੇ ਮਿਲਾਂ ਉਸ ਗੁਰੂ ਤਾਂਈਂ।

ਆਪ ਝਾਰ ਕੇ ਮੁਸ਼ਕਲਾਂ ਜਾਇ ਰਹੀਏ,

ਰਸਤੇ ਹੋਰਨਾਂ ਦੇ ਮੁਸ਼ਕਲ ਪਾਇ ਨਾਹੀਂ।

ਦੁੱਖ ਭੋਗਕੇ ਦੁੱਖ ਦੀ ਕਦਰ ਤੈਂਨੂੰ,
ਦੁਖਿਆਂ ਤਈਂ ਤੂੰ ਹੋਰ ਦੁਖਾਇ ਨਾਹੀਂ।

ਦਰਦ ਝੱਲ ਕੇ ਸਿੱਖੀਏ ਦਰਦ ਵੰਡਣ

ਪੀੜ ਭੋਗ ਕੇ ਪੀੜ ਲਗਾਇ ਨਾਹੀਂ।

ਰਸਤਾ ਦੇਹ ਨਿਮਾਣੀ ਨੂੰ, ਖੜੀ ਠੁਰਕੇ^੨,
ਲੈ ਚਲ ਪਾਰ ਤੇ ਕਿਤੇ ਅਟਕਾਇ ਨਹੀਂ।

੧. ਇਹ ਰਚਨਾ ਸੰ: ਗੁ: ਨਾ: ਸਾ:-੪੩੯ (੧੯੦੮ ਈ:) ਦੀ ਹੈ। ਇਹ ਬੀਬੀ ਗੁਰ ਕ੍ਰਿਪਾਲ ਕੌਰ ਜੀ ਗੁਰੂ ਦਰ ਪਹੁੰਚਣ ਵਾਸਤੇ ਘਰੋਂ ਇਕੱਲੀ ਟੁਰ ਪਈ। ਰਸਤੇ ਵਿਚ ਨਦੀ ਪਾਰ ਕਰਨ ਵੇਲੇ ਦੀ ਅਰਜ਼ੋਈ ਹੈ। ਇਸ ਬੀਬੀ ਦੇ ਮਾਪੇ ਚਲਾਣਾ ਕਰ ਗਏ ਸਨ ਤੇ ਰਿਸਤੇਦਾਰਾਂ ਨੇ ਗੁਰੂ-ਨਿੰਦਕਾਂ ਦੇ ਘਰ ਵਿਆਹ ਦਿਤੀ ਸੀ। ਪੂਰੀ ਜਾਣਕਾਰੀ ਵਾਸਤੇ ਪੜ੍ਹੋ।

-ਸੰਪਾਦਕ

੨. ਠੰਡ ਨਾਲ ਕੰਬ ਰਹੀ ਹਾਂ।

{ ਫੇਰ ਚੁਪ ਹੋ ਗਈ। ਛਾਲ ਮਾਰਨ ਲਗੀ ਹੀ ਸੀ ਕਿ ਫੇਰ
ਠਿਟਕੀ ਤੇ ਫੇਰ ਕੁਛ ਇਸ ਤਰ੍ਹਾਂ ਦੇ ਭਾਵ ਵਿਚ ਆ ਗਈ:- }

ਸਤਿਗੁਰ ਹੈ ਬਖਸ਼ਿੰਦ; ਪਾਪੀਆਂ ਪਜਾਰ ਕਰਾਵੇ।

ਦੁਖੀਏ ਦਰਦ ਰਵਾਣ, ਚੁੱਕ ਕੇ ਗੋਦੀ ਪਾਵੇ।

ਦੁਖੀ ਆਸਰਾ ਪਾਇ ਧਾਂਵਦੇ ਸਤਿਗੁਰ ਵੱਲੇ,
ਦੇਵੇ ਕਿਵੇਂ ਮਿਟਾਇ ਕਰਮ ਜੋ ਹੋਣ ਕੁਵੱਲੇ।

ਸਤਿਗੁਰ ਸੱਚਾ ਸਾਹ ਜਗਤ ਹੱਟੀ ਵਿਚ ਬਹਿੰਦਾ।

ਕਰਦਾ ਪਿਆਰ ਅਪਾਰ 'ਦੇਣ' ਵਿਚ ਰੁੱਝਾ ਰਹਿੰਦਾ।

'ਲੈਣ' ਹੈ ਸੰਕੋਚ 'ਦੇਣ' ਵਿਚ ਝੋਲੀਆਂ ਭਰਦਾ।

ਉਲਟਾ ਖੇਲ ਪਿਰੰਮ ਨਿਰਾ ਸਤਿਗੁਰ ਤੋਂ ਸਰਦਾ।

ਓਸੇ ਦੀ ਧਰ ਆਸ, ਠਿੱਲ੍ਹੁ ਪਉ ਜਿੰਦ ਨਿਮਾਣੀ।

ਜਿਸ ਦੀ ਪਾਰੀ ਆਸ ਓਸ ਨੂੰ ਅੰਗ ਸੰਗ ਜਾਣੀ॥

{ਕ: ਧ: ਚ:-੧, ਅਧਿ:-੪੦}



ਰੀਤ ੪੪-

ਮਾਂ ਦੀ ਲੋਰੀ। *

ਸੌ ਜਾ ਨੀ ਸੌ ਜਾ ਮੇਰੀ ਗੁਰੂ ਦੀ ਸੁਆਰੀਏ,
 ਸੁੱਤੀ ਦੀ ਨੀਂਦ ਸਿੱਠੀ ਗੁਰੂ ਦੀ ਸੁਆਰੀਏ!
 ਸੁੱਤੀ ਨੂੰ ਕਲਹੀ ਦਿੱਸੇ ਪਜਾਰ ਨੂੰ ਲਿਸ਼ਕਾਰਦੀ,
 ਸੁੱਤੀ ਨੂੰ ਝਲਕ ਆਵੇ ਪਜਾਰਦੀ ਤੇ ਪਜਾਰਦੀ।
 ਸੌ ਜਾ ਮੇਰੇ ਬਾਲ, ਸੌ ਜਾ ਮੇਰੇ ਲਾਲ॥
 ਉਲਲ, ਉਲਲ, ਉਲਲ ਲੋ

{ਕ: ਧ: ਚ:-੧, ਅਧਿ:-੪੦}



* ਇਹ ਵੀ ੧੯੦੮ ਦੀ ਰਚਨਾ ਹੈ। ਦੇਖੋ ਪਿਛਲੀ ਕਵਿਤਾ ਦਾ ਫੁਟ ਨੋਟ। ਬੀਬੀ ਗੁਰਕ੍ਰਿਪਾਲ ਕੌਰ ਜੀ ਥੱਕ ਕੇ ਚੂਰ ਹੋ ਗਏ ਸਨ ਤੇ ਆਪਣੀ ਮਾਂ ਦੀ ਲੋਰੀ ਯਾਦ ਆਉਂਦੀ ਹੈ। -ਸੰਪਾਦਕ

ਰੀਤ ੪੫-

ਮਾਂ ਦੀ ਫਟਕਾਰ। ੧

ਇਸ ਨਾਲੋਂ ਮਰ ਜਾਹੁ ਬੱਚੀਏ! ਕੰਡ ਨ ਦੇਵੀਂ;
ਵੇਖ ਕਾਂਗ ਨੂੰ; ਨਾਉ ਸਿਦਕ ਦੀ ਮੋੜ ਨ ਖੇਵੀਂ!

ਅੱਗੇ ਅੱਗੇ ਜਾਹੁ ਗੁਰੂ ਦੇ ਚਰਨ ਸਮਾਵੀਂ!
ਪਿਛਲ ਵੱਲੀ ਤੱਕ ਨਜ਼ਰ ਨਾ ਪੁੱਠੀ ਪਾਵੀਂ।

ਧਰਤੀ! ਛੇਤੀ ਪਾਟ ਨਿਗਲ ਜਾ ਬਚੜੀ ਮੇਰੀ,
ਅਪਣੀ ਮੇਟੀ ਆਪ ਪੱਤ, ਇਸ ਮੇਟੀ ਮੇਰੀ।

ਮੇਰੀ ਜਾਈ ਪਿਠ ਗੁਰੂ ਨੂੰ ਦੇਵਣ ਲੱਗੀ,
ਕੀ ਪੁੱਠੀ ਹੈ ਵਾਉ, ਸਿੱਖ ਦੀ ਧੀ ਨੂੰ ਵੱਗੀ।

ਪਿਤਰਾਹੂ ਸੰਸਾਰ, ਮਾਪਿਆਂ ਰਹੂ ਉਲਾਂਭਾ,
ਸਿਖਾਂ ਨੂੰ ਹੁਣ ਰੋਹ ਚੜ੍ਹੇਗਾ ਅਤਿ ਜਲਕਾਂਬਾ!

ਮਰ ਜਾਏ ਇਹ ਧੀ ਕਦਮ ਪੁੱਟਣ ਤੋਂ ਪਹਿਲੇ,
ਨਿੱਘਰ ਓਥੇ ਜਾਇ ਖੜੀ ਹੈ ਜਿੱਥੇ, ਵਹਿਲੇ॥੩

{ਕ: ਧ: ਚ:-੧, ਅਧਿ:-੪੦}



੧. ਇਹ ਰਚਨਾ ਵੀ ੧੯੦੮ ਦੀ ਹੈ। ਬੀਬੀ ਗੁਰਕਿਪਾਲ ਕੌਰ ਸਿਖ ਦੀ ਧੀ ਸੀ ਪਰ ਵਿਆਹੀ ਗਈ ਗੁਰੂ ਦੇਖੀਆਂ ਦੇ ਘਰ। ਘਰੋਂ ਨਸ ਕੇ ਗੁਰੂ ਪਾਸ ਜਾ ਰਹੀ ਹੈ, ਰਸਤੇ ਵਿਚ ਨਦੀ ਹੈ ਜੋ ਪਾਰ ਕਰ ਚੁਕੀ ਹੈ ਪਰ ਫੇਰ ਦੁਚਿਤਾਈ ਵਿਚ ਪੈ ਗਈ ਹੈ: “ਅੜ ਬੇਮੁਖ ਹੋਵਾਂ? ਅੜ ਤਾਂ ਹਜ਼ਾਰਾਂ ਬੇਮੁਖਾਂ ਨੇ ਸਨਮੁਖ ਹੋਣਾ ਹੈ, ਅੜ ਕੰਡ ਫੇਰਾਂ?” ਫਿਰ ਆਪ ਹੀ ਅਨੁਭਵ ਕਰਦੀ ਹੈ ਕਿ ਜਿਵੇਂ ਮਾਂ ਫਿਟਕਾਰ ਰਹੀ ਹੈ ਕਿ ਗੁਰੂ ਵਲੋਂ ਮੁਖ ਮੋੜਨ ਲੱਗੀ ਹੈਂ। ਮਾਂ ਕਹਿੰਦੀ ਹੈ.....

-ਸੰਪਾਦਕ

੨. ਵਹਿਲ = ਛੇਤੀ।

ਰੀਤ ੪੯-

ਨਿਉਟਿਆਂ ਦੀ ਓਟਾ। *

ਛਾਈ ਘਟਾ ਹੈ ਕਾਲੀ; ਪੁਰਿਓ ਹੈ ਪੋਣ ਆਈ,
ਠੁਰਕਾ ਸਰੀਰ ਲਗਦਾ, ਸਰਦੀ ਹੈ ਕਰਦੀ ਧਾਈ।

ਡੂੰਘਾ ਹੁਨੇਰੜਾ ਹੈ, ਸਾਰੇ ਪਸਰਦਾ ਜਾਂਦਾ,
ਸੰਧਯਾ ਪਈ ਹੈ ਹਾਏ, ਜਿੰਦਰੀ ਹੈ ਸਹਿਮ ਖਾਈ।

ਹਾਏ! ਇਕੱਲੜੇ ਹਾਂ, ਦਰਦੀ ਨ ਕੋਈ ਦਿਸਦਾ,
ਕੋਈ ਨ ਆਸਰਾ ਹੈ, ਦਿਸਦੀ ਨ ਓਟ ਕਾਈ।

ਕਣੀਆਂ ਦੀ ਹਾਇ ਕਿਣ ਮਿਣ,
ਪੱਤਿਆਂ ਦੀ ਹਾਇ ਮਿਣ ਮਿਣ,
ਵਾਉ ਦੀ ਹਾਏ ਸਾਂ ਸਾਂ, ਅੱਗੇ ਨਦੀ ਹੈ ਆਈ।

ਠਾਠਾਂ ਹੈ ਨੀਰ ਮਾਰੇ, ਦੇਂਦਾ ਪਿਆ ਡਰਾਵੇ,
ਤੁਲਹਾ ਨ ਕੋਈ ਬੇੜੀ, ਆ ਕੇ ਜੁ ਪਾਰ ਲਾਈ।

ਕੋਈ ਮਲਾਹ ਮੁਹਾਣਾ ਦਿਸਦਾ ਨਹੀਂ ਹੈ ਹਾਏ!
ਸਾਨੂੰ ਜੁ ਆਪ ਆ ਕੇ ਪਰਲੇ ਸਿਰੇ ਲਿਜਾਈ।

ਹਾਏ! ਗੁਰੂ ਗੁਸਾਈਂ! ਲਾਗੂ ਨ ਤੈਂ ਬਿਨਾ ਕੋ,
ਤੂੰਹੋਂ ਹੀ ਹਾਇ ਆ ਕੇ, ਦੁਖੀਆਂ ਨੂੰ ਪਾਰ ਲਾਈ।

* ਇਹ ਰਚਨਾ ਸੰ: ਗੁ: ਨਾ: ਸਾ:-੪੪੧ (੫੯੧੦ ਈ:) ਦੀ ਹੈ। ਇਕ ਜਲੰਧਰ ਦਾ
ਲੱਖਪਤੀ ਸੇਠ ਸੀ ਜੋ ਗੁਰੂ ਵਲੋਂ ਬੇਸੁਖ ਸੀ, ਪਰ ਉਸਦਾ ਛੋਟਾ ਪੁੱਤਰ ਸਿੰਘ ਹੋ ਗਿਆ।
ਨਾਮ ਦਿਲਬਾਗ ਸਿੰਘ ਪਿਆ। ਇਹ ਸੇਠ ਦੀਵਾਲੀਆ ਹੋ ਗਿਆ, ਅੱਖਾਂ ਦੀ ਰੋਸ਼ਨੀ
ਚਲੀ ਗਈ। ਦਿਲਬਾਗ ਸਿੰਘ ਸ਼ਹੀਦ ਹੋ ਚੁੱਕਾ ਹੈ। ਬੁੱਢਾ ਸੇਠ, ਹੁਣ ਦਿਲਬਾਗ ਸਿੰਘ
ਦੀ ੧੦-੧੨ ਸਾਲ ਦੀ ਲੜਕੀ ਨੂੰ ਨਾਲ ਲੈ ਕੇ ਗੁਰੂ ਜੀ ਪਾਸ ਭੁਲ ਬਖਸ਼ਾਵਨ ਜਾ
ਰਿਹਾ ਹੈ। ਰਸਤਾ ਬੜਾ ਐਥਾ ਤੇ ਮੁਸੀਬਤਾਂ ਭਰਿਆ ਹੈ। ਇਹ ਰਸਤੇ ਦਾ ਇਕ ਦ੍ਰਿਸ਼
ਹੈ। ਦੇਖੋ ਕ: ਧ: ਚ: -੧, ਅਧਿ-੪੧।

-ਸੰਪਾਦਕ

ਖਾਲੀ ਗਿਆ ਨ ਕੋਈ ਤੇਰੇ ਚਰੋਂ ਸੁਆਲੀ,
ਦੁਖੀਆਂ ਪੁਕਾਰ ਉਤੇ ਤੂੰਹੋਂ ਹੀ ਪੁਕਰਿਆਈ।

ਪਾਪੀ ਬੜੇ ਜੁ ਭਾਰੇ ਭੁਲਦੇ ਜੁਗਾਂ ਜੋ ਆਏ,
ਸਾਡੀ ਬੀ ਕਰ ਤੂੰ ਰਖਜਾ, ਸਾਡਾ ਬੀ ਹੋ ਸਹਾਈ।

ਭੇਜੋ ਪ੍ਰਭੂ ਜੀ ਚਾਨਣ, ਪਾਵੈ ਘਟਾ ਹਨੇਰੀ,
ਬਿਜਲੀ ਪ੍ਰਕਾਸ਼ ਪਾਵੈ ਰਸਤਾ ਦਿਓ ਦਿਖਾਈ।

ਟੁਟੇ ਜੁ ਹਰ ਤਰਫ ਤੋਂ, ਚਰਨਾਂ ਦੇ ਨਾਲ ਰੰਢੋ
ਅਪਣੇ ਬਿਰਦ ਦੀ ਖਾਤਰ ਲੇਵੇ ਉਬਾਰ ਸਾਂਈਂ।

ਜਿੰਦਰੀ ਸੁੰਘੜਦੀ ਜਾਂਦੀ ਦਿਲ ਹੈ ਉਡਾਰੀਆਂ ਤੇ,
ਰੱਖੋ ਹੁਣ ਆਪ ਆ ਕੇ, ਰੱਖੋ ਗੁਰੂ ਗੁਸਾਈਂ।

ਪਜਾਰੇ ਹੇ ਪਜਾਰ ਵਾਲੇ! ਗੁੱਸੇ ਨ ਹੋਣ ਵਾਲੇ,
ਦੁਖੀਆਂ ਤੇ ਤਰਸ ਵਾਲੇ ਦੀਨਾਂ ਨੂੰ ਆ ਬਚਾਈ॥

{ਕ: ਧ: ਚ:-੧, ਅਧਿ:-੪੧}



ਗੀਤ ੪੭-

ਬੀਬੀ ਸੁਘੜ ਬਾਈ ਦੀ ਅਰਦਾਸ। *

ਤੂੰ ਸਦਾ ਛਿਪੇ, ਹਾਂ ਹੇ ਤੂੰ ਆਪ ਛਪਣੇ ਹਾਰ!
ਛਪਿਆ ਰਹੁ, ਛਪਿਆ ਰਹੁ, ਜੀ ਸਦਕੇ
ਛਪਿਆ ਰਹੁ।

ਪਰ ਤੂੰ ਆਪਣੇ ਪਜਾਰੇ ਨੂੰ ਕਹੁ ਤੂੰ ਨਾ ਛਪਿਆ ਰਹੁ
ਹਾਂ ਤੂੰ ਨਾ ਛਪਿਆ ਰਹੁ।

ਤੇਰੇ ਛਪਿਆਂ ਜਗ ਰੁਸ਼ਨਾਈ ਗੁਮਦੀ ਏ,
ਦੁਨੀ ਹਨੇਰੇ ਘੁਮਦੀ ਏ।

ਹੇ ਤੂੰ ਆਪ ਛਪਣੇ ਹਾਰ!

{ਕ: ਧ: ਚ:-੧, ਅਧਿ:-੪੪}



* ਇਹ ਛੰਦ ਮੁਕਤ ਗੀਤ ੨ ਮਾਘ, ਸੰ: ਗੁ: ਨਾ: ਸਾ:-੪੯੮ (੧੯੯੮ ਜਨਵਰੀ, ੧੯੩੭) ਦੀ ਰਚਨਾ ਹੈ। ਇਹ ਬੀਬੀ ਸਚੀ ਜਗਿਆਸੂ ਹੈ, ਬੜੇ ਬੜੇ ਸਾਧ ਫਕੀਰਾਂ ਨੂੰ ਮਿਲੀ ਪਰ ਸਭ ਮਾਯਾ ਹੀ ਡਿਠੀ। ਤੰਗ ਆਕੇ ਇਹ ਆਪ ਗੁਰੂ ਬਨਣ ਦਾ ਨਾਟਕ ਕਰਨ ਲੱਗ ਪਈ ਪਰ ਅੰਦਰੋਂ ਸਾਵਧਾਨ ਸੀ ਕਿ ਮੈਂ ਇਹ ਨਾਟਕ ਕਰਦੀ ਕਰਦੀ ਇਸੇ ਵਿਚ ਹੀ ਫਸ ਨਾ ਜਾਵਾਂ। ਹੁਣ ਤਰਲੇ ਲੈ ਰਹੀ ਹੈ। 'ਹਾਂ ਮੇਰੇ ਮਨ! ਮੇਰੀ ਉੱਚੀ ਅਭਿਲਾਖ ਜੇ ਪੂਰੀ ਨਹੀਂ ਹੋਣੀ ਤਾਂ ਮੇਰੀ ਸਿਰ ਜੀਉਂਦੀ ਰਹੇ, ਮੇਰੀ ਸੱਧਰ ਨਾ ਮਿਟੇ, ਮੇਰੀ ਪਿਆਸ ਮਰ ਨਾ ਜਾਏ! ਹਾਂ, ਹਾਂ, ਹੇ, ਹੇ, ਹੇ..... -ਸੰਪਾਦਕ

ਗੀਤ ੪੮-

ਕਲਰੀਧਰ ਜੀ ਦਾ ਬੁਲਾਵਾ ਆਣ 'ਤੇ ਸੁਘੜੇ ਬਾਈ ਆਪਨੀਆਂ ਸਹੇਲੀਆ ਨੂੰ। *

ਵਤਨ ਦੁਰਾਡਾ, ਮੰਜ਼ਲ ਦੁਰਾਡੀ ਹੋ ਪਈ ਸਾਡੀ ਤਜਾਰੀ,
ਵਤ ਨਹੀਂ ਆਉਣਾ ਵਤਨ ਤੁਸਾਡੇ ਵਤ ਨਹੀਂ ਪਾਣੀ ਫੇਰੀ।

ਅੰਗਨ ਹੋ ਪਰਦੇਸ ਗਏ ਹੁਣ ਵਿਹੜੇ ਵਤਨ ਬਿਗਾਨੇ।

ਤੁਰ ਵੰਝਣਾ ਹੁਣ ਤੁਰ ਵੰਝਣਾ ਹੁਣ ਤੁਰ ਵੰਝਣ ਦੇ ਝ੍ਝਾਨੇ।

ਅਪਣੇ ਵਤਨ ਚਲੇ ਨੀ ਸਹੀਓ ਦਿਓ ਮੁਮਾਰਕ ਸਾਨੂੰ,
ਨਾਲ ਅਸੀਸਾਂ ਤੇਰੋ ਸਾਨੂੰ ਭਾਗ ਲਾਏ ਰੱਬ ਤੁਹਾਨੂੰ।

ਹੁਣ ਨਾ ਹੋੜੋ, ਨਾ ਹੋੜੋ ਨੀ, ਜਾਣ ਦਿਓ ਹੁਣ ਸਹੀਓ!

ਕੱਲ ਤੁਸੀਂ ਵਿਚ ਬੈਠ ਤਿੰਖਣਾਂ ਕਥਾ ਅਸਾਡੀ ਕਹੀਓ।

ਕਾਂਗ ਚੜ੍ਹੀ ਨਹੀਂ ਨੈਂ ਰੁਕਦੀ, ਹੈ ਸਹੁ ਸਾਗਰ ਨੂੰ ਜਾਂਦੀ,
ਸੂਲੀ ਚੜ੍ਹਨੋਂ ਰੁਕਣ ਨ ਆਸਕ ਪੈਂਡਯੋਂ ਰੁਕੇ ਨ ਪਾਂਧੀ॥

{ਕ: ਧ: ਚ:-੧, ਅਧਿ:-੪੪}




* ਇਹ ਗੀਤ ਵੀ ੧੯੩੭ ਦੀ ਰਚਨਾ ਹੈ। ਦੇਖੋ ਪਿਛਲੀ ਕਵਿਤਾ ਦਾ ਛੁਟ ਨੋਟ।

ਗੀਤ ੪੯-

ਕਲਰੀਧਰ ਜੀ ਦਾ ਮਿਲਾਪ ਹੋਣ ਤੇ ਸੁਘੜੇ ਬਾਈ ਦੀ ਹਾਲਤ। *

ਮੈਂ ਹੁਣ ਨਹੀਂ ਇਕੱਲੀ ਮਾਂ
ਮੈਂ ਵਿਚ ਵਸ ਪਿਆ 'ਮੈਂ' ਦਾ ਮਾਲਕ,
ਮੈਂ ਹੁਣ ਨਹੀਂ ਇਕੱਲੀ ਮਾਂ!
'ਤੂੰ' ਆ ਵੱਸੀ ਮੇਰੀ 'ਮੈਂ' ਵਿਚ
'ਮੈਂ' 'ਤੂੰ' ਓਸੇ ਮੱਲੀ, ਮਾਂ!
ਇਹ ਕੀ ਪਈ ਠਗਉਰੀ ਕੋਈ?
ਕੇ ਮੈਂ ਹੋਈ ਝੱਲੀ ? ਮਾਂ!
ਝਿੜਕ ਨ ਮੈਨੂੰ ਛਾਤੀ ਲਾ ਲੈ,
ਭਾਵੇਂ ਅੱਲ ਵਿਲੱਲੀ ਮਾਂ! ॥

{ਕ: ਧ: ਚ:-੧, ਅਧਿ:-੮੮}



* ਇਹ ਗੀਤ ਵੀ ੧੯੩੭ ਦੀ ਰਚਨਾ ਹੈ। ਦੇਖੋ ਗੀਤ ਨੰ: ੪੭ ਦਾ ਫੁਟ ਨੋਟ।

ਗੀਤ ੫੦-

ਜਿੰਦੜੀ ਗੋਤੇ ਖਾਵੇ । ੧

ਪਾਰ ਖੜਾ ਮਿੱਤ੍ਰ ਮਾਹੀ ਮੈਡਾ

ਮੈਡੀ ਜਿੰਦੜੀ ਗੋਤੇ ਖਾਵੇ ॥

{ਕ: ਧ: ਚ:-੧, ਅਧਿ:-੫੪}



ਗੀਤ ੫੧-

ਸਾਕੀ ਬਣੇ ਛਬੀਲੇ । ੨

ਗਤ ਕਿਹਾ ਵਿਚ ਖਿੜੀ ਚਾਂਦਨੀ, ਗੁਰਮੁਖ ਰੰਗ ਰੰਗੀਲੇ:-

ਦੇਖ ਅਗਸ਼ ਵਿਚ ਰਾਜ ਰਹੇ ਓ, ਛੈਲ ਮਲੂਕ ਹਠੀਲੇ।

ਇਕ ਹੱਥ ਤੇਗ ਦੁਈ ਵਿਚ ਪਜਾਲਾ ਪਿਰਮ ਰਸਾਂ ਦਾ ਭਰਿਆ,
ਸੁਹਣਿਆ ਦੇ ਸੁਲਤਾਨ ਬਖਸ਼ ਰਹੇ, ਸਾਕੀ ਬਣੇ ਛਬੀਲੇ॥

{ਕ: ਧ: ਚ:-੧, ਅਧਿ:-੫੪}



੧. ਇਹ ਰਚਨਾ ਸੰ: ਗੁ: ਨਾ: ਸਾ:-੪੯੦ (੧੧ ਜਨਵਰੀ ੧੯੨੯) ਦੀ ਹੈ। ਬਿਸਾਲੀ ਦੇ ਰਾਜ ਵਿਚ ਆਸਾ ਦੀ ਵਾਰ ਰੋਜ਼ ਲਗਦੀ ਹੈ। ਜਵਾਨ ਸਾਰੇ ਨਦੀ ਪਾਰ ਕਰਕੇ ਗੁਰੂ ਜੀ ਦੇ ਯੁਧਾਂ ਦੇ ਕਾਰਜਾਂ ਵਿਚ ਹਥ ਵਟਾ ਰਹੇ ਹਨ ਪਰ ਬੁੱਢੇ, ਬੱਚੇ ਤੇ ਤ੍ਰੀਮਤਾਂ ਉਗਾਰ ਹੀ ਦਰਸ਼ਨਾਂ ਨੂੰ ਤਰਸ ਰਹੀਆਂ ਹਨ। ਇਸ ਦੋ ਸਤਰਾਂ ਦੇ ਗੀਤ ਵਿਚ ਉਹਨਾਂ ਦੇ ਦਿਲੀ ਭਾਵ ਹਨ।

੨. ਇਹ ਰਚਨਾ ਵੀ ੧੧ ਜਨਵਰੀ, ੧੯੨੯ ਦੀ ਹੈ। ਸ੍ਰੀ ਕਲਰੀਧਰ ਜੀ ਬਿਸਾਲੀ ਰਾਜ ਤੋਂ ਬਿਂਭੌਰ ਰਾਜ ਵਿਚ ਚਲੇ ਗਏ ਹਨ ਤੇ ਫੌਜਾਂ ਨੂੰ ਉਥੇ ਹੀ ਬੁਲਵਾ ਲਿਆ ਹੈ। ਉਸ ਵੇਲੇ ਦੇ ਮਾਈ ਸੱਤ ਤਿਲੀ (ਬਿਸਾਲੀ ਦੇ ਪ੍ਰਧਾਨ ਮੰਤ੍ਰੀ ਦੀ ਵਹੁਟੀ) ਦੇ ਦਿਲੀ ਭਾਵ ਹਨ।

-ਸੰਪਾਦਕ

ਗੀਤ ੫੨-

ਰਾਜੇ ਮਿਵਨਾਭ ਦਾ ਤਰਲਾ* ।

ਹੂਪ ਨ ਛਿੱਠਾ, ਚਰਨ ਨ ਪਰਸੇ ਜੀਵਾਂ ਨਾਮ ਅਧਾਰੇ।
ਕਦ ਦੇਖਾਂ, ਕਦ ਚਰਨ ਸਮਾਵਾਂ, ਕਦ ਆਵਨ ਗੁਰ ਪਯਾਰੇ?

ਵਿੱਥ ਦੁਰੇਡੀ, ਪੰਧੋਂ ਟੇਢੀ, ਨਦੀ ਸਮੁੰਦਰੋਂ ਪਾਰੇ।
ਕੀ ਕਹਿ ਸੱਦਾਂ, ਕਿਵੇਂ ਬੁਲਾਵਾਂ, ਕੀਕੂੰ ਪਹੁੰਚਾਂ ਦ੍ਹਾਰੇ?

ਦਿਲ ਵਿਚ ਸਿੱਕ ਮਿਲਣ ਦੀ ਭਾਰੀ, ਮਨ ਭਰ ਆਵੇ ਪਯਾਰੇ।
ਆਵੇ ਸਤਿਗੁਰ! ਆਵੇ ਪਯਾਰੇ! ਆਵੇ ਰਾਖਨਹਾਰੇ!

ਚਰਨੀਂ ਲਾਵੇ, ਚਰਨ ਸਮਾਵੇ, ਦੁੱਖ ਮਿਟਾਵੈ ਸਾਰੇ।
ਮਿੱਠਾ ਲੱਗੇ ਨਾਮ ਤੁਸਾਡਾ, ਜਪ ਜਪ ਜਾਂ ਬਲਿਹਾਰੇ।

ਰਸ ਆਵੇ ਵਿਚ ਯਾਦ ਤੁਸਾਡੀ ਸ੍ਰਾਦ ਜੇ ਨਾਮ ਪੁਕਾਰੇ।
ਯਾਦ ਦਿਲੇ ਵਿਚ ਪੁੜਦੀ ਜਾਂਦੀ ਲੂੰ ਲੂੰ ਪਯਾ ਝਰਨਾਰੇ।

ਬਿਨ ਛਿੱਠੇ ਬਿਨ ਬਚਨ ਸੁਣੇ ਦੇ ਬਿਨ ਪਰਸੇ ਚਰਨਾਰੇ।
ਮੈਂ ਘਾਇਲ, ਮੈਂ ਸਦਕੇ ਹੋਇਆ, ਮੈਂ ਹੋਇਆ ਬਲਿਹਾਰੇ।

ਅਪਣੇ ਅਪਣੇ ਲੱਗੇ ਸਤਿਗੁਰ! ਲੱਗੇ ਬਹੁਤ ਪਿਆਰੇ।
ਤਰਸ ਰਿਹਾ ਹਾਂ ਦਰਸ ਬੈਰ ਨੂੰ ਝੋਲੀ ਨੈਨ ਖਿਲਾਰੇ।

ਬਿਰਦ ਸੰਭਾਰੇ, ਪਤਿਤ ਉਧਾਰੇ ਆਵੇ ਪ੍ਰਭੂ! ਇਕ ਵਾਰੇ।
ਦੇਖ ਲਵਾਂ ਮੈਂ ਦੈਵੀ ਮੁਖੜਾ ਨੈਣਾਂ ਨਾਲ ਪਿਆਰੇ।

ਮਸਤਕ ਚਰਨ ਕਵਲ ਰਸ ਪਾਵੇ ਮੁਖ ਲਾਵਾਂ ਰੇਣਾਰੇ।
ਚਰਨ ਛੋਹ ਵਿਚ ਮਗਨ ਹੋਇਕੇ ਸਦਾ ਰਹਾਂ ਮਗਨਾਰੇ॥

{ਗੁ: ਨਾ: ਚ:-੨, ਅਧਿ:-੯੯}

* ਇਹ ਗੀਤ ਅਕਤੂਬਰ ੧੯੦੩ ਵਿਚ 'ਸੁਹਾਵਣੇ ਗੀਤ' ਨਾਮ ਦੇ ਟ੍ਰੈਕਟ ਨੰ: ੧੯੯ ਵਿਚ ਛੱਪਿਆ ਸੀ।

ਗੀਤ ਪੜ-

ਕਮਾਲ ਦਾ ਹਾਵਾ ਤੇ ਉਡੀਕ। *

“ਹੋ ਰੂਪ ਰੇਖ ਤੋ ਨਜਾਰੇ ਰੱਬ!
 ਮੈਂ ਸਾਰੇ ਰੂਪ ਰੇਖ ਤੋਂ ਅੱਖਾਂ ਹੋੜਕੇ ਤੇਰੇ,
 ਕੇਵਲ ਤੇਰੇ ਧਿਆਨ ਤੇ ਲਾਈਆਂ,
 ਪਰ ਹਾਏ! ਤੇਰੇ ਵਜੂਦ ਨੇ ਝਲਕਾ ਨਾ ਦਿਖਾਯਾ,
 ਤੇ ਤੇਰੀਆਂ ਨੁਹਾਰਾਂ ਨਜ਼ਰੀਂ ਨਾਂ ਪਈਆਂ।
 ਹੁਣ ਤੁਹੌਂ ਰੂਪ ਰੇਖ ਧਾਰਕੇ ਆ
 ਜੋ ਏਹ ਨਿਤਾਣੀਆਂ ਅੱਖਾਂ ਤੈਨੂੰ
 -ਕਿਵੇਂ ਸਹੀ-ਤੱਕ ਤਾਂ ਲੈਣ,
 ਉਸ ਤੋਂ ਪਹਿਲਾਂ ਕਿ ਇਹ ਮਿਟ ਜਾਣ
 ਸਦਾ ਲਈ ਮਿਟ ਜਾਣ, ਤੇਰੇ ਜਲਵੇ
 ਇਕ ਵਾਰ ਤਾਂ ਇਨ੍ਹਾਂ ਵਿਚ ਆ ਪੈਣ।
 ਮੇਰਾ ਕਾਲਜਾ ਤੜਪ ਤੜਪ ਰਹਿ ਗਿਆ,
 ਮੇਰਾ ਦਿਲ ਧੜਕ ਧੜਕ ਰਹਿ ਗਇਆ,
 ਮੇਰੀ ਛਾਡੀ ਉਮਗ ਉਮਗ ਰਹਿ ਰਾਈ,
 ਤੇਰੇ, ਪਰ ਤੇਰੇ, ਹੇ ਅਰੂਪ ਅਰੇਖ
 ਮੇਰੇ ਰਬ ਜੀ! ਤੇਰੇ ਫੇਰੇ ਨਾਂ ਪਏ।
 ਤੇਰੀ ਜੱਫੀ ਦੀ ਠੰਢਕ ਮੇਰੇ ਸੀਨੇ ਨੇ ਨਾ ਪਾਈ।
 ਆ ਆ ਕਿ ਮੈਂ ਮੁੰਤਜ਼ਿਰ ਹਾਂ,
 ਆ ਆ ਕਿ ਮੌਤ ਮੇਰੀ ਮੁੰਤਜ਼ਿਰ ਹੈ,
 ਆ ਆ ਕਿ ਮੇਰੇ ਖੁਰਾ ਖੋਜ ਮਿਟ ਜਾਣ
 ਤੋਂ ਪਹਿਲਾਂ ਮੈਂ ਤੇਰਾ; ਹੇ ਬੇ-ਪਤਾ ਹੈ
 ਬੇ-ਨਿਸ਼ਾਂ! ਦਰਸ਼ਨ ਪਾ ਲਵਾਂ! ”

{ਗੁ: ਨਾ: ਚ:-੨, ਅਧੀ-੧੧}

* ਇਹ ਰਚਨਾ ਸੰ: ਗੁ: ਨਾ: ਸਾ:-੪੪੯ (੧੯੭੯) ਦੀ ਹੈ। ਕਮਾਲ ਮੁਸਲਮਾਨ ਫ਼ਕੀਰ ਨਿਰਗੁਣ ਦਾ ਉਪਾਸਕ ਹੈ, ਸੌਂਚਾ ਮੁਤਲਾਸੀ ਹੈ। ਇਸਦਾ ਦੇਸਤ ਪੰਡਿਤ ਬ੍ਰਹਮਦਾਸ ਠਾਕਰ ਦੀ ਪਥਰ ਦੀ ਮੂਰਤੀ ਗਲ ਲਟਕਾਈ ਫਿਰਦਾ ਹੈ। ਇਹ ਗੀਤ ਛੰਦ ਮੁਕਤ (Blank Verse) ਹੈ।

-ਸੰਪਾਦਕ

ਗੀਤ ੫੪-

ਕਮਾਲ ਦੀ ਨਿਰਾਸਤਾ-੧*।

ਆਸ ਆਸ ਕਰਦਿਆਂ ਓ ਆਸ ਹੀ ਬਿਲਾ ਗਈ।
 ਆਸ ਜਿਸ ਦੀ ਕੀਤਿਆਂ ਨਿਰਾਸ ਹੀ ਬਨਾਂ ਗਈ।
 ਉਮਰ ਹੀ ਵਿਹਾ ਗਈ ਤੇ ਜਿੰਦਗੀ ਮੁਕਾ ਗਈ;
 ਪੈਰ ਕਦੀ ਦਰਸ਼ਨਾਂ ਦੀ ਝੋਲੀ ਨਹੀਂ ਆ ਪਈ॥

{ਗੁ: ਨਾ: ਚ:-੨, ਅਧਿ:-੨੧}



ਗੀਤ ੫੫-

ਕਮਾਲ ਦੀ ਨਿਰਾਸਤਾ-੨*।

ਲੈ ਵੇ ਬੀਬਾ ਗਲ ਓਹੋ ਵੇ ਹੋਈ!
 ਕਾਬੇ ਵਿਚ ਕੁਛ ਮਿਲੀਓ ਨ ਢੋਈ।
 ਚਲ ਵੇ ਬੀਬਾ! ਬੁਤਖਾਨੇ ਨੂੰ ਚਲੀਏ,
 ਸਿਜਦੇ ਚਲਕੇ ਵੇ ਕਾਫਰ ਨੂੰ ਕਰੀਏ॥

{ਗੁ: ਨਾ: ਚ:-੨, ਅਧਿ:-੨੧}



* ਇਹ ਰਚਨਾ ਵੀ ੧੯੧੮ ਦੀ ਹੈ। ਦੇਖੋ ਗੀਤ ਨੰ: ੫੩ ਦਾ ਛੁਟ ਨੋਟ।

ਰੀਤ ਪ੍ਰਤੀ-

ਕਮਾਲ ਦੀ ਨਿਰਾਸਾ ਵਿਚ ਆਸਾ। *

ਟੁੱਟੀ ਹਾਂ ਨਾਉ ਵਾਲੇ, ਰੁਖ ਦੀ ਹਵਾਏ! ਚਲ ਪਉ:

ਖਬਰੇ ਉਹ ਯਾਰ ਮਹਿਰਮ, ਮੁੜਕੇ ਝਲਕ ਦਿਖਾਏ॥

{ਗੁ: ਨਾ: ਚ:-੨, ਅਧਿ:-੨੧}



ਰੀਤ ਪ੍ਰਤੀ-

ਕਮਾਲ ਦਾ ਵੈਰਾਗ। **


ਸੜ ਗਏ ਕੁਲੇ ਕੋਠੇ ਸਾਡੇ, ਹੜ੍ਹ ਕੋਈ ਚੜ੍ਹ ਆਵੇ,

ਬਾਕੀ ਰਹੀ ਸੁਆਹ ਨੂੰ ਰੋਹੜ੍ਹੇ, ਨਾਮ ਨਿਸ਼ਾਨ ਮਿਟਾਵੇ।

ਉੱਜ਼ੜੇ ਬਾਗ ਅਸਾਡੇ ਭਾਈ! ਝੱਖੜ ਚੜ੍ਹਕੇ ਆਵੇ,

ਰਹਿੰਦੇ ਥੂੰਹਦੇ ਨੂੰ ਲੈ ਉੱਡੇ ਰੜੇ ਮਦਾਨ ਬਨਾਵੇ॥

{ਗੁ: ਨਾ: ਚ:-੨, ਅਧਿ:-੨੧}



* ਇਹ ਬੰਦ ਮੁਕਤ ਰਚਨਾ ਵੀ ੧੯੧੮ ਦੀ ਹੈ।

** ਇਹ ਰਚਨਾ ਵੀ ੧੯੧੮ ਦੀ ਹੈ। ਜਦੋਂ ਪੰਡਤ ਬ੍ਰਹਮਦਾਸ ਨੇ ਕਮਾਲ ਨੂੰ ਗੁਰੂ ਨਾਨਕ ਬਾਰੇ ਦਰਸਿਆ ਤੇ ਨਾਲ ਗੁਰੂ ਜੀ ਨੂੰ ਮਿਲਣ ਲਈ ਆਪਣੀ ਬਿਛੁਰ੍ਹ ਵੀ ਦਸੀ ਕਿ ਮੈਂ ਐਡਾ ਮਸ਼ਹੂਰ ਵਿਦਵਾਨ ਹਾਂ ਤੇ ਹਜ਼ਾਰਾਂ ਮੇਰੇ ਚੇਲੇ ਹਨ, ਕਿਸ ਤਰ੍ਹਾਂ ਜਾਕੇ ਝੁਕਾਂ? ਤਾਂ ਕਮਾਲ ਆਪਣੀ ਹਉਮੈ ਨੂੰ ਖਤਮ ਕਰਨ ਲਈ ਤੜਪਦਾ ਹੈ, ਇਹ ਉਸ ਵੇਲੇ ਦੇ ਭਾਵ ਹਨ। ਬ੍ਰਹਮਦਾਸ ਨੇ ਗੁਰੂ ਜੀ ਪਾਸ ਜਾਣ ਲਗਿਆਂ ਤਿਨ ਚਾਰ ਦਿਨ ਸੌਚ ਵਿਚ ਲੰਘਾ ਦਿਤੇ ਪਰ ਕਮਾਲ ਸਾਰੀ ਰਾਤ ਸੌ ਨਾ ਸਕਿਆ ਤੇ ਅੰਮ੍ਰਿਤ ਵੇਲੇ ਹੀ ਗੁਰੂ ਨਾਨਕ ਜੀ ਦੇ ਜਾ ਦਰਸ਼ਨ ਕੀਤੇ।

-ਸੰਪਾਦਕ

ਗੀਤ ਪਦ-

ਨਜ਼ਰ ਨਾ ਉਖੜੇ*।

ਨਜ਼ਰ 'ਹੁਕਮ' ਤੋਂ ਕਦੇ ਨਾ ਉਖੜੇ
ਜੇ ਉਖੜੇ ਤਦ 'ਦਇਆ' ਪਰ ਟਿਕੇ
ਨਜ਼ਰ 'ਦਇਆ' ਤੋਂ ਕਦੇ ਨਾ ਉਖੜੇ
ਜੇ ਉਖੜੇ ਤਾਂ 'ਧਰਮ' ਪਰ ਟਿਕੇ।

ਨਜ਼ਰ 'ਧਰਮ' ਤੋਂ ਕਦੇ ਨਾ ਉਖੜੇ
ਜੇ ਉਖੜੇ ਤਾਂ-ਪਸੂ ਵਾਂਛੂ ਹੋ ਗਿਆ॥

{ਗੁ: ਨਾ: ਚ:--੨, ਅਧੀ:--੧੧}




ਗੀਤ ਪਦ-

ਹੰਕਾਰੀ ਤਪੀਆ**।

ਜਿਸ ਜੋਬਨ ਦਾ ਮਾਣ ਕਰੋਂਦੈ ਸੌ ਜੋਬਨ ਛਲ ਚਲਿਆ,
ਜਿਸ ਤਪ ਦਾ ਹੰਕਾਰ ਕਰੋਂਦੈ ਸੌ ਤਪ ਝੂਂਗੇ ਰੁਲਿਆ
ਆਪ ਸਲਾਹੇਂ ਨਿੰਦੇ ਹੋਰਾਂ ਫਲ ਤਪ ਦਾ ਏ ਮਿਲਿਆ!
ਬੰਨ੍ਹੇ ਦਾਵੇ ਪੁਜਦੇ ਨਾਹੀਂ, 'ਨਿਵੇਂ ਸੁ ਗੌਰਾ' ਤੁਲਿਆ॥

{ਗੁ: ਨਾ: ਚ: ੨, ਅਧੀ:--੧੩}



* ਇਹ ਰਚਨਾ ਵੀ ੧੯੯੮ ਦੀ ਹੈ। ਦੇਖੋ ਗੀਤ ਨੰ: ੫੩ ਤੇ ੫੭ ਦੇ ਛੁੱਟ ਨੋਟ।
ਨੋਟ : ਕਮਾਲ ਦੇ ਮਿੜ੍ਹ ਪੰਥ: ਬ੍ਰਾਹਮਦਾਸ ਦਾ ਸਵਾਲ ਹੈ: “ਭਲਾ ਜੀ! ਕਦੇ ਅੱਖਾਂ ਵਿਚੋਂ
ਬਿਸਮਾਦ ਦ੍ਰਿਸ਼ਟੀ ਹਟੇ; ਅੰਦਰੋਂ ਲਿਵ ਦੀ ਤਾਰ ਢਿਲੀ ਪਵੇ, ਤਦ ਫੇਰ ਬੰਦਾ ਕੀ
ਕਰਦਾ ਹੈ?” ਇਸ ਕਵਿਤਾ ਵਿਚ ਇਸ ਸਵਾਲ ਦਾ ਉਤਰ ਹੈ।

** ਇਹ ਇਕ ਸਿਧਾਂਤਕ ਪੱਖ ਦੀ ਕਵਿਤਾ ਹੈ। ਇਸ ਦੇ ਨਾਲ ਕੋਈ ਕਥਾ ਜੁੜੀ ਹੋਈ ਨਹੀਂ
ਹੈ।

-ਸੰਪਾਦਕ

ਗੀਤ ੬੦-

ਗੁਰੂ ਨਾਨਕ ਦੇਵ ਜੀ ਦੇ ਬਿਰਹੋਂ ਵਿਚ

ਮਾਤਾ ਚੋਣੀ ਜੀ ਦਾ ਗੀਤ। *

ਖਲੀ ਉਡੀਕਾਂ ਵਾਟ ਤੁਧੇ ਦੀ ਰਸਤੇ ਪਈ ਤਕਾਵਨੀਆਂ।
 ਗੁਝੜੀ ਵੇਦਨ ਬਹਿਣ ਨ ਦੇਂਦੀ ਪਾਂਧੀਆਂ ਜਾਇ ਪੁਛਾਵਨੀਆਂ।
 ਫਿਰਾਂ ਦੀਵਾਨੀ ਆਵਲ ਬਾਵਲ, ਪਤ ਪਤ ਢੂੰਡ ਢੂੰਡਾਵਨੀਆਂ।
 ਕਾਗ ਉਡਾਵਾਂ, ਅੱਸੀਆਂ ਪਾਵਾਂ, ਸਦਕੇ ਹੋ ਹੋ ਜਾਵਨੀਆਂ।
 ਬਿਰਹੋਂ ਮਾਰ ਬਿਰਾਨੀ ਕੀਤੀ ਮੱਛੀ ਜਿਉਂ ਤੜੜਾਵਨੀਆਂ।
 ਦੁਖ ਭਰ ਅਖੀਆਂ ਛੰਮ ਛੰਮ ਵਰਸਨ, ਰੋ ਰੋ ਛਹਿਬਰ ਲਾਵਨੀਆਂ।
 ਯਾਦ ਕਰੇ ਕਰ ਤੈਨੂੰ ਸਤਿਗੁਰ, ਕੂੰਜ ਜਿਵੇਂ ਕੁਰਲਾਵਨੀਆਂ।
 ਇੱਕ ਵੇਰ ਆ ਦਰਸ ਦਿਖਾਵੇ, ਰੋ ਰੋ ਬਿਨੈਂ ਅਲਾਵਨੀਆਂ।
 ਇੱਕ ਵੇਰ ਆ ਚਰਨੀ ਲਾਵੇ, ਚਰਨ ਸਰਨ ਚਿਤ ਲਾਵਨੀਆਂ।
 ਸਦਕੇ ਕਿਸੇ ਮੁਹਾੜਾਂ ਮੌੜੇ, ਆਪਾ ਘੋਲ ਘੁਮਾਵਨੀਆਂ॥
 {ਗ: ਨਾ: ਚ:-੨, ਪੰਨਾ ੧੭੯}



* ਇਹ ਗੀਤ ਸੰ: ਗੁ: ਨਾ: ਸਾ:-੪੫੪ (੧੯੨੩ ਈ:) ਦੀ ਰਚਨਾ ਹੈ। ਗੁਰ ਨਾਨਕ ਦੇਵ ਜੀ ਦੀ ਸਤਿਕਾਰ ਯੋਗ ਸੱਸ ਜੀ ਦਾ ਨਾਮ ਮਾਤਾ ਚੋਣੀ (ਚਾਂਦੇ ਰਾਨੀ) ਸੀ ਜੋ ਸਾਰੀ ਆਯੂ ਗੁਰੂ ਜੀ ਨਾਲ ਨਾਰਾਜ਼ ਰਹੀ, ਗਿਲੇ ਸ਼ਿਕਵੇ ਕਰਦੀ ਰਹੀ ਪਰ ਅਖੀਰ ਜਦੋਂ ਗੁਰੂ ਜੀ ਇਨ੍ਹਾਂ ਦੇ ਪਿੰਡ ਗਏ, ਚੋਪਰੀ ਅਜਿਤੇ ਰੰਧਾਵੇ ਦੇ ਖੂਹ ਤੇ ਡੇਰੇ ਲਾਏ ਤਾਂ ਚਰਨੀ ਲੁਗੀ। ਏਥੋਂ ਗੁਰੂ ਜੀ ਪਤਨੀ ਤੇ ਬੱਚਿਆਂ ਸਮੇਤ ਕਰਤਾਰਪੁਰ ਚਲੇ ਗਏ। ਉਸ ਤੋਂ ਬਾਦ ਮਾਤਾ ਜੀ ਦੇ ਗੁਰੂ ਜੀ ਦੇ ਵਿਛੋੜੇ ਵਿਚ ਬਿਰਹੋਂ ਭਰੇ ਦਿਲੀ ਭਾਵ ਇਸ ਕਵਿਤਾ ਵਿਚ ਪ੍ਰਗਟਾਏ ਹਨ।

-ਸੰਪਾਦਕ

ਗੀਤ ੬੧-

ਬ੍ਰਹਮ ਅਗਨਿ।

ਜਗਾਜਾਸੂ:-

ਪੰਡਤ ਤੇ ਪਾਂਧੇ, ਏ ਕਾਜ਼ੀ ਤੇ ਮੁੱਲਾਂ ਕੰਨਾਂ ਦੇ ਖਾ ਗਏ ਕੀੜੇ,
ਪੰਜਵਾਂ ਆਨ ਰਲਯਾ ਵਿਚ ਜਾਹਿਦ ਜਿਨ੍ਹ ਪ੍ਰਾਣ ਬੀ ਆਣ ਨਹੀੜੇ,

ਆਖੇ ਤੂੰ ਖੁੰਬ ਚੜ੍ਹਾ ਦੇ ਏ ਛੇਤੀ, ਕਰ ਦੇ ਤੂੰ ਇਸਤਰੀ ਛੇਤੀ,
ਧੋ ਦੇ ਤੂੰ ਛੇਤੀ ਨੀ ਕੰਧਾਂ ਏ ਮੂਰਖੇ! ਧੋ ਦੇ ਤੂੰ ਛੇਤੀਓਂ ਛੇਤੀ।
ਰੋ ਰੋ ਕੇ ਕਹਾਂ ਮੈਂ ਤਾਂ ਧੋ ਕੇ ਹਾਰੀ ਖੂਹੇ ਮੈਂ ਪਾਣੀ ਦੇ ਲਾਏ,
ਢੇਰਾਂ ਮੈਂ ਲਾਏ ਨੀ ਸਾਬਣਾਂ ਸੱਜੀਂ ਤੇ ਕੁੱਟ ਕੁੱਟ ਬਾਂਹੁ ਬਕਾਏ!

ਕੱਚੀ ਨੂੰ ਧੋਂਦਿਆਂ ਏਹ ਦਿਨ ਆਏ ਹੈਨੀ ਵਰ੍ਹੇ ਤੇ ਜੁੱਗ ਬਿਲਾਏ।
ਕੰਧ ਉਸਾਰੀ ਜੁ ਰਾਜ ਨੇ ਕੱਚੀ ਤਾਂ ਪੇਸ਼ ਕੀ ਬੰਦੀ ਦੀ ਜਾਏ,
ਧੋਤਿਆਂ ਧੋਤੀ ਨ ਜਾਂਦੀ ਏ ਮੈਥੋਂ ਤੇ ਤੈਖੋਂ ਬੀ ਧੋਤੀ ਨ ਜਾਏ।

ਗਗਨੀ ਸੱਦ:-

‘ਬ੍ਰਹਮ-ਅਗਨਿ’ ਬਲ ਪਵੇ ਜੇ:-

‘ਬ੍ਰਹਮ-ਅਗਨਿ ਬਲ ਪਵੇ ਜੇ ਜਾਹਿਦ! ਓ ਲਾਂਬੂ ਅਗੰਮ ਦੇ ਲਾਏ,
ਪੱਕ ਪਵੇ ਜੋ ਹੈ ਕੱਚ ਦੇ ਅੰਦਰ ਤਾਂ ਕੱਚੀ ਦੀ ਮੈਲ ਹੈ ਜਾਏ।

ਸੋਝੀ ਨ ਤੈਨੂੰ ਇਸ ਅੱਗ ਦੀ ਜਾਹਿਦ! ਜੋ ਉੱਚਿਆਂ ਚੱਕ ਲਿਜਾਏ।
ਧੰਨ ਗੁਰ ਨਾਨਕ, ਧੰਨ ਗੁਰ ਨਾਨਕ ਜੋ ਅੱਗ ਏ ਬਾਲ ਪਕਾਏ॥

{ਗੁ: ਨਾ: ਚ:-੨, ਪੰਨਾ ੨੦੪}



੧. ਕੰਧ=ਸ਼ਰੀਰ ਵੱਲ ਇਸ਼ਾਰਾ ਹੈ।

੨. ਸੱਜੀ=ਇਕ ਕੈਮੀਕਲ (Chemical) ਦਾ ਨਾਂ ਹੈ ਜੋ ਕਪੜੇ ਧੋਣ ਵਾਲੇ ਸਾਬਣ ਵਿਚ ਪੈਂਦਾ ਹੈ।

ਗੀਤ ੬੨-

ਵਿਖਮ ਪਦ* ।

ਗੁਰੂ ਨਾਨਕ ਚਰਨੀ ਲੱਗੀਆਂ।
 ਚੈਨ ਨ ਆਵੇ ਇਸ ਮਨ ਮੇਰੇ,
 ਰਾਤੀਂ ਹੋਈਆਂ ਵੱਡੀਆਂ।

ਵਤਨ ਬਿਦੇਸ਼ ਉਪਰਾ ਅੰਕਣ
 ਤਾਂਘਾਂ ਗੁਰ ਦਿਸ ਗੱਡੀਆਂ।

ਦਰਸਨ ਬੈਰ ਮਿਲੇ ਹਰ ਵੇਲੇ,
 ਹੋਰ ਮੰਗਾਂ ਸਭ ਛੱਡੀਆਂ।

ਬਾਂਹ ਹੁਲਾਰਾਂ ਹਕਲਾਂ ਮਾਰਾਂ,
 ਤੱਕਾਂ ਚਾ ਚਾ ਅੱਡੀਆਂ।

ਜਿਤ ਵਲ ਪ੍ਰਿਤਮ ਵਸੇ ਪਿਆਰਾ,
 ਅਖੀਂ ਉਸ ਵਲ ਤੱਡੀਆਂ।

ਜਿਤ ਧਰਤੀ ਗੁਰ ਨਾਨਕੰ ਵਸਦਾ
 ਸੁਰਤਾਂ ਉਸ ਦਿਸ ਗੱਡੀਆਂ।

ਚਲੋ ਸਹੀਓ ਹੁਣ ਛੇਤੀ ਚਲੀਏ,
 ਮਾਰ ਉਲਾਂਘਾਂ ਵੱਡੀਆਂ।

ਜਾਨ ਜਾਨ ਵਿਚ ਤਦੋਂ ਆਵਸੀ,
 ਚਰਨੀ ਜਾ ਜਦ ਲਗੀਆਂ॥

{ਗੁ: ਨਾ: ਚ:-੨, ਅਧਿ:-੮੯}



* ਇਹ ਗੀਤ ਸੰ: ਗੁ: ਨਾ: ਸਾ:-੪੪੭ (੧੯੧੫ ਈ:) ਦੀ ਰਚਨਾ ਹੈ। ਜਦੋਂ ਗੁਰੂ ਆਗਿਆ ਪਾਲਨ ਕਰਕੇ ਆਪਣੇ ਪਿੰਡ ਪ੍ਰਵਾਰ ਕੋਲ ਚਲੇ ਗਏ ਤਾਂ ਸ੍ਰੀ ਪਾਵਨ ਲੀਹਣਾ ਜੀ ਦੀ ਦਰਸਨ ਤਾਂਘ ਦਾ ਨਕਸਾ ਹੈ।

ਗੀਤ ੬੩-

ਗੁਰੂ ਜਿਹਾ ਕੋਈ ਨਹੀਂ*।


ਗੁਰ ਨਹੀਂ ਨਾਨਕ ਜਿਹਾ ਵੇ; ਹੋਰ ਲਭਣਾ ਹੁਣ ਰਿਹਾ ਵੇ।
ਜਦ ਖੜਾ ਸਿਰੇ ਤੇ ਸੂਰਮਾ, ਨਾਨਕ ਗੁਰੂ ਹੈ ਪੂਰਮਾ।
ਬਾਂਹ ਅੱਡੀਆਂ ਗਲ ਲਾਣ ਨੂੰ, ਤੇ ਚਾਹੇ ਗੋਦੀ ਪਾਣ ਨੂੰ,
ਅਰ ਲਿਵ ਪ੍ਰਭੂ ਪਗ ਲਾਣ ਨੂੰ, ਜੀਅ ਦਾਨ ਫੇਰ ਦਿਵਾਣ ਨੂੰ।
ਤੂੰ ਕਿਉਂ ਕਰੋਂ ਖੜਮਸਤੀਆਂ? ਵੇ ਕਿਉਂ ਕਰੋਂ ਅਲਮਸਤੀਆਂ?
ਆ ਸਰਨ ਸੂਰੇ ਗੁਰੂ ਦੀ, ਆ ਸਰਨ ਆਸਾ ਪੂਰੂ ਦੀ।
ਭਜ ਨਾਮ 'ਨਾਨਕ' 'ਨਾਨਕੰ'। ਕਹੁ 'ਧੰਨ ਸਤਿਗੁਰ ਨਾਨਕੰ!'
ਕਹੁ 'ਧੰਨ ਪਾਗਾਰਾ ਨਾਨਕੰ!' ਕਹੁ 'ਧੰਨ ਬਾਬਾ ਨਾਨਕੰ!'
ਕਹੁ 'ਧੰਨ ਕਰਤਾ ਨਾਨਕੰ!' 'ਸਭ ਪਾਪ ਹਰਤਾ ਨਾਨਕੰ!',
ਕਹੁ 'ਪ੍ਰੀਤਮੰ ਗੁਰ ਨਾਨਕੰ!' 'ਗੁਰ ਕੀਤਮੰ ਗੁਰ ਨਾਨਕੰ!'
ਕਹੁ 'ਚੂਲਿਆ ਗੁਰ ਨਾਨਕੰ!' 'ਦਿਲ ਕੂਲਿਆ ਗੁਰ ਨਾਨਕੰ!'
ਕਹੁ 'ਮਿੱਠਿਆ ਗੁਰ ਨਾਨਕੰ!' 'ਮਨ ਇੱਠਿਆ ਗੁਰ ਨਾਨਕੰ!'
ਕਹੁ 'ਰੱਖ ਬਾਬਾ ਨਾਨਕਾ!' 'ਕਰ ਵੱਖ ਨ ਬਾਬਾ ਨਾਨਕਾ!'
'ਕਹੁ ਤਾਰ ਬਾਬਾ ਨਾਨਕਾ!' 'ਕਰ ਪਾਰ ਬਾਬਾ ਨਾਨਕਾ!'
ਕਹੁ 'ਤੈਂਡੜਾ ਗੁਰ ਨਾਨਕਾ!' 'ਹਾਂ ਤੈਂਡੜਾ ਗੁਰ ਨਾਨਕਾ!'
'ਹਾਂ ਪਾਪੀਆ ਪਰ ਤੈਂਡੜਾ', 'ਹਾਂ ਸ੍ਰਾਪੀਆ ਪਰ ਤੈਂਡੜਾ,'
'ਹਾਂ ਭੁਲਿਆ ਪਰ ਤੈਂਡੜਾ', 'ਹਾਂ ਰੁਲਿਆ ਪਰ ਤੈਂਡੜਾ,'
'ਹਾਂ ਫਾਖਿਆ ਪਰ ਤੈਂਡੜਾ', 'ਘੁਸ ਸਾਖਿਆ ਪਰ ਤੈਂਡੜਾ,'
'ਓ ਤਾਰ ਮੈਨੂੰ ਨਾਨਕਾ!' 'ਓ ਤਾਰ ਬਾਬਾ ਨਾਨਕਾ!'
'ਹਾਂ ਤਾਰ; ਸਤਿਗੁਰ ਨਾਨਕਾ!' 'ਵੇ ਤਾਰ ਗੁਰ ਗੁਰ ਨਾਨਕਾ!'
'ਜੀਉ ਤਾਰ ਰੱਬਾ ਨਾਨਕਾ!' 'ਕਰ ਪਾਰ ਅੱਬਾ ਨਾਨਕਾ,

* ਇਹ ਗੀਤ ਵੀ ੧੯੭੫ ਦੀ ਰਚਨਾ ਹੈ। ਸੂਰੇ ਗੁਰੂ {ਅੰਗਰਦ ਦੇਵ} ਲਹਿਣਾ ਜੀ ਦੀ
ਨਜ਼ਰ ਵਿਚ ਗੁਰੂ ਨਾਨਕ, ਮਿਲਨ ਤਾਂਘ ਤੇ ਅਰਦਾਸ। -ਸੰਪਾਦਕ

‘ਮੈਂ ਭੁੱਲਿਆ ਤੂੰ ਬਖਸ਼ ਲੈ, ‘ਰੁਲ ਚੱਲਿਆ ਤੂੰ ਬਖਸ਼ ਲੈ,
 ‘ਤੂੰ ਬਖਸ਼ ਲੈ, ਤੂੰ ਬਖਸ਼ ਲੈ, ‘ਤੂੰ ਬਖਸ਼ ਲੈ, ਤੂੰ ਬਖਸ਼ ਲੈ,
 ‘ਹੋ ਕ੍ਰਿਪਾ ਸੰਧੁ ਆ ਵੱਸ ਜਾ, ‘ਇਸ ਛੁਲੇ ਹਿਰਦੇ ਧੱਸ ਜਾ,
 ‘ਆ ਵੱਸ ਜਾ; ਗੁਰ ਵੱਸ ਜਾ, ‘ਆ ਰਿਦੇ ਮੇਰੇ ਵੱਸ ਜਾ।
 ‘ਆ ਵੱਸ ਜਾ’ ਨਿਤ ਵੱਸ ਜਾ, ‘ਕੋਈ ਮੱਤ ਐਸੀ ਦੱਸ ਜਾ;
 ‘ਕੋਈ ਬੁੱਧਿ ਐਸੀ ਰੱਸ ਜਾ, ‘ਜਿਤਿ ਪ੍ਰੀਤਿ ਤੇਰੀ ਧੱਸ ਜਾਂ।
 ‘ਹਾਂ ਪ੍ਰੀਤ ਛੁੰਘੀ ਧੱਸ ਜਾਂ, ‘ਜਿਸ ਵਿਚ ਸਾਰਾ ਫਸ ਜਾਂ।
 ‘ਤੂੰ ਲਗੇ ਪਜਾਰਾ ਪਜਾਰੂਆ। ‘ਹੋ ਓਪਰਾ ਸੰਸਾਰੂਆ।
 ‘ਦੇ ਪਜਾਰ ਅਪਨਾ ਪਜਾਰਿਆ, ‘ਦੇ ਪਜਾਰ ਰੱਬ ਸੁਆਰਿਆ!
 ‘ਕਰ ਦਾਤ ਮੈਨੂੰ ਪ੍ਰੇਮ ਦੀ, ‘ਦੇ ਝਾਤ ਮੈਨੂੰ ਪ੍ਰੇਮ ਦੀ।
 ‘ਦੇ ਪ੍ਰੇਮ ਵਿਚ ਸੁਆਰਿਆ! ‘ਦੇ ਪ੍ਰੇਮ ਪ੍ਰੀਤਮ ਪਜਾਰਿਆ!
 ‘ਦੇ ਪਜਾਰ ਪਜਾਰਨ ਹਾਰਿਆ! ‘ਦੇ ਹੁਬ ਹੁਬ ਸਿਤਾਰਿਆ!
 ‘ਪਾ ਖਿੱਚ ਕੋਈ ਕਟਕ ਦੀ, ‘ਏ ਜਿੰਦ ਜਾਏ ਫਟਕਦੀ।
 ‘ਕੋਈ ਧੂਹ ਅਗੀਮੌਂ ਲਾਵਣੀ, ‘ਧੂਹ ਲਏ ਧੂਹ ਲਗਾਵਣੀ।
 ‘ਕੋਈ ਛਿੱਕ ਲਾਦੇ ਕਾਲਜੇ, ‘ਜਾਇ ਛਿੱਕਜਾ ਦਿਲ ਨਾਲ ਜੇ।
 ‘ਆਕਰਖ ਪਾ ਆਕਰਖ ਲੈ, ‘ਕੋਈ ਪਾ ਤਣਾਵਾਂ ਰੱਖ ਲੈ
 ‘ਪਾ ਡੋਰ ਪੱਕੀ ਖਿੱਚ ਲੈ, ‘ਲਾ ਤਣੀ ਕਸਵੀਂ ਛਿੱਕ ਲੈ।
 ‘ਮੈਂ ਸਦਾ ਡਿੱਗਣਹਾਰ ਹਾਂ, ‘ਮੈਂ ਸਦਾ ਟੁੱਟਣਹਾਰ ਹਾਂ,
 ‘ਮੈਂ ਹੇਠ ਜਾਵਣਹਾਰ ਹਾਂ, ‘ਗਤਿ ਰੱਖਦਾ ਹਿਠਵਾਰ ਹਾਂ,
 ‘ਮੈਂ ਬੜਾ ਭਾਰਾ ਭਾਰ ਹਾਂ, ‘ਨਿਤ ਜਾਂਵਦਾ ਛੁੰਘਾਰ ਹਾਂ।
 ‘ਕੁਈ ਨੋਕ ਹਿਰਦੇ ਚੋਭ ਦੇ, ‘ਕੁੰਡੀ ਕਲੇਜੇ ਖੋਭ ਦੇ,
 ‘ਕੋਈ ਅੱਕੜਾ ਚਿਤ ਵਾੜਦੇ, ‘ਕੁਈ ਮੇਖ ਦਿਲ ਵਿਚ ਚਾੜ੍ਹਦੇ,
 ‘ਫਿਰ ਤਾਰ ਪੱਕੀ ਪਾਇਕੇ, ‘ਕੋਈ ਡੋਰ ਡਾਢੀ ਲਾਇਕੇ,
 ‘ਕੋਈ ਫੇਰ ਰੱਸਾ ਕੱਸਕੇ, ‘ਸੰਗਲ ਕੋਈ ਯਾ ਠੱਸਕੇ,

‘ਫਿਰ ਖਿੱਚ ਐਸੀ ਲਾ ਦਿਓ, ‘ਕੱਸ ਕਹਿਰ ਵਾਲੀ ਪਾ ਦਿਓ।
 ‘ਤੁੱਟੇ ਨ ਤੋੜੀ ਓਹ ਤਣੀ, ‘ਦੇਖਾਂ ਪਰੀਤੀ ਮੈਂ ਬਣੀ,
 ‘ਪ੍ਰੀਤਮ ਪਰੀਤੀ, ਹਾਂ ਬਣੀ, ‘ਪਜਾਰੇ ਪਰੀਤੀ ਜੀ ਬਣੀ,
 ‘ਪ੍ਰੀਤੀ ਤੁਸਾਂ ਦੀ ਜੀ ਤਣੀ, ‘ਖਿੱਚੇ ਗੁਰੂ ਜੀ ਏ ਤਣੀ।
 ‘ਖਿੱਚ ਲਾ ਖਿਚੇਂਦੇ ਜਾਵਣਾ, ‘ਖਿੱਚ ਪਾ ਖਿਚੇਂਦੇ ਜਾਵਣਾ,
 ‘ਵਿਚ ਖਿੱਚ ਹੀ ਦੇ ਸਮਾਵਣਾ, ‘ਏ ਖਿੱਚ ਹੋਵੇ ਆਵਣਾ,
 ‘ਏ ਖਿੱਚ ਹੋਵੇ ਜਾਵਣਾ, ‘ਵਿਚ ਖਿੱਚ ਦੇ ਹਿ ਰਹਾਵਣਾ,
 ‘ਪਾ ਖਿੱਚ ਖਿੱਚੀ ਜਾਵਣਾ! ‘ਤੂੰ ਖਿੱਚ ਤੇਰੀ ਖਿੱਚਣਾ,
 ‘ਏ ਡੋਲ ਡੁੱਬਾ ਖਿਚਣਾ।’

{ਗੁ: ਨਾ: ਚ:-੨, ਅਧਿ:-੮੮}



ਗੀਤ ੬੪-

ਪਹਿਲੀ ਧਰਮਸਾਲ।^੧

ਉਠ ਚੱਲੇ ਚੱਲੇ ਗੁਰ ਨਾਨਕ ਧਰਤੀ ਸੋਧਣ ਤਾਈਂ।
ਸੋਧ ਸੋਧ ਇਕ ਨਗਰੀ ਆਏ, 'ਸੱਜਣ' ਵਸੇ ਜਿਥਾਈਂ।

ਸਮਦਰਸੀ, ਸੇਵਾ ਦਾ ਪ੍ਰੇਮੀ, ਪਰਉਪਕਾਰੀ ਭਾਰੀ।
ਠਾਕਰ ਦੂਰ ਮਸੀਤ ਬਨਾਈ ਸਭ ਦੀ ਕਰਦਾ ਦਾਰੀ।

ਗੁਰ ਨਾਨਕ ਮਰਦਾਨਾ ਓਥੇ ਜਾਕੇ ਡੇਰੇ ਲਾਏ।
ਉਸ ਬੀ ਸੇਵਾ ਪੁੱਜ ਕਮਾਈ ਆਦਰ ਦੇ ਅਧਿਕਾਏ।

ਗਤ ਪਈ ਢੂੰਘੀ ਜਦ ਆਖੇ: “ਕਰੋ ਅਰਾਮ ਗੁਸਾਈਂ! ”
ਗੁਰੂ ਕਰੇ: “ਪਲ ਠਹਿਰ ਪਿਆਰੇ, ਲਈਏ ਰੱਬ ਧਿਆਈਂ! ”

ਮਰਦਾਨੇ ਨੂੰ ਬੋਲੇ ਸਤਿਗੁਰ: “ਛੇੜੇ ਤੁਸੀਂ ਰਬਾਬਾ। ”
ਨਾਦ ਇਲਾਹੀ ਕੀਤੇਨੇ ਆਪੇ, ਗਵਿਆਂ ਅਰਸੀ ਬਾਬਾ:-

“ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ।^੨”

ਨਾਦ ਨਾਲ ਪੰਘਰ ਇਕ ਆਈ ਸੱਜਣ ਬੀ ਪੰਘਾਇਆ।
ਚਰਨੀ ਢੱਠਾ ਬਿਹਬਲ ਹੋਇਆ, ਆਖੇ: “ਬਖਸ਼ ਖੁਦਾਇਆ!

“ਮੈਂ ਨਹੀਂ ਸਾਧ, ਠਗ ਮੈਂ ਭਾਰੀ, ਮਸਜਦ ਦੂਰਾ ਧੋਖਾ।
“ਮੁਹ ਮੁਹ ਬੰਦੇ, ਘੁਟ ਘੁਟ ਮਾਰੇ, ਲੁਟ ਲੁਟ ਝੁੱਗਾ ਚੇਖਾ।

“ਅੰਦਰ ਤਹਿ ਵਿਚ ਤਹਿਖਾਨਾ ਹੈ, ਜਿੱਥੇ ਮਾਲ ਲੁਕਾਵਾਂ।

“ਧਨ ਲੁੱਟਾਂ, ਮਾਲਾ ਹਥ ਰੱਖਾਂ, ਮੈਂ ਛਕੀਰ ਦਿਸਿ ਆਵਾਂ।

* ਇਹ ਗੀਤ ਸੰ: ਗੁ: ਨਾ: ਸਾ:-੪੪੯ (੧੯੧੭ ਈ:) ਦੀ ਰਚਨਾ ਲੈ। ਸੱਜਣ ਠੱਗ
ਦਾ ਘਰ ਧਰਮਸਾਲ ਵਿਚ ਤਬਦੀਲ ਹੋ ਗਿਆ। ਇਹ ਪਹਿਲੀ ਧਰਮਸਾਲ ਸੀ।

-ਸੰਪਦਕ

੨. ਸੂਹੀ ਮ: ੧, ਪੰਨਾ ੧੨੯

“ਸਚ ਕਿਹਾਂ ਰਬ ਫਜ਼ਲ ਕਰੇਂਦਾ”, ਗੁਰ ਨਾਨਕ ਜੀ ਬੋਲੇ:-

“ਮਾਲ ਲਿਆ ਜੋ ਲੁੱਟ ਸਾਂਭਿਆ” ਸੱਜਣ ਬੂਹੇ ਖੇਲ੍ਹੇ।

ਸਤਿਗੁਰ ਕਹਿਣ: “ਲੁਟਾ ਦੇ ਸਾਰਾ, ਰੱਬ ਰਾਹ ਤੇ ਦੇ ਦੇ।

“ਦਿਲ ਦਾਮਨ ਦੋਵੇਂ ਹੱਥ ਧੋ ਲੈ, ਨਾਮ ਰੱਬ ਦਾ ਲੈ ਲੈ।”

ਲੁੱਟੀ ਦੌਲਤ ਸੱਭ ਦਿਵਾਈ, ਬੁੜਿਆਂ ਵਿਚ ਵੰਡਵਾਈ।

ਡੇਰਾ ਢਾਹ ਮਦਾਨ ਕਰਾਇਆ ਧਰਮਸਾਲ ਬਣਵਾਈ।

‘ਨਾਮ ਧਰੀਕ’ ਗੁਰੂ ਤਦ ਕੀਤਾ, ਸ਼ਾਹੀ ਕਾਈ ਲਾਹੀ।

ਨਾਮ ਨਿਵਾਸ ਰਿਦੇ ਵਿਚ ਕੀਤਾ, ਸੇਵਾ ਹੱਥ ਦਿਵਾਈ।

ਪਹਿਲੀ ਧਰਮਸਾਲ ਗੁਰ ਬਾਬੇ, ਇਸ ਥਾਂ ਤੇ ਬਨਵਾਈ। *

ਸੱਜਣ ਠੱਗ, ਸਾਧ ਚਾ ਕੀਤਾ, ਪ੍ਰੇਮ ਫਤਹ ਇਉਂ ਪਾਈ॥

{ਗੁ: ਨਾ: ਚ:-੨, ਅਧਿ:-੯੩}



* ਹਾਫਜ਼ਾਬਾਦੀ ਪੁਰਾਤਨ ਜਨਮ ਸਾਖੀ।

ਗੀਤ ੬੫-

ਸੇਖ ਸ਼ਰਫ ਸੁਭਾਗਾ ਹੋਯਾ। *

{ ਸੇਖ ਸ਼ਰਫ ਦਾ ਚੇਲਾ ਟਟੀਹਰੀ ਸੇਖ {ਸੇਖ ਤਾਹਿਰ} }
 { ਆਪਣੇ ਪੀਰ ਨੂੰ ਆਖਦਾ ਹੈ:- }

ਦਾਤਾ ਜੀ ਅਜ ਮਰਦ ਦੇਖਿਆ, ਰੰਗ ਨਿਰਾਲੇ ਵਾਲਾ।
ਮੈਂ 'ਸਲਾਮ ਆਲੇਕ' ਬੋਲਿਆ, ਉਹ ਬੋਲਿਆ ਖੁਸ਼ਹਾਲਾ:-

“ਹੋ ਸਲਾਮ ‘ਅਲੇਖ’ ਤਈਂ, ਹਾਂ ਹੋ ਸਲਾਮ ਆਲੇਖਾ”।
ਹਾਂ ‘ਅਲੇਖ’ ਸਦਾ ਆਲੇਖੰ ‘ਆਲੇਖਾ’ ਆਲੇਖਾ’।

ਜਾਹ ਸ਼ਰਫः

ਉਮਰ ਗੁਜ਼ਰ ਚਲੀ ਹੈ ਸਾਡੀ, ਐਸਾ ਸਾਧ ਨ ਛਿੱਠਾ।
ਲੈ ਚਲ ਉਸ ਦੇ ਦਰਸ਼ਨ ਕਰੀਏ, ਨਵਾਂ ਵਾਚੀਏ ਚਿੱਠਾ।

{ਦੋਵੇਂ ਸਤਿਗੁਰ ਕੋਲ ਆਏ}

ਸ਼ਰਫः

ਕਿਥੋਂ ਆਏ ਹੋ ਕਿਸ ਬਾਣੇ? ਮਜ਼ਬੂਤ ਤੁਹਾਡਾ ਕੀ ਹੈ?
ਕੀ ਜਿਹਬਾ ਕੀ ਮੱਥੇ ਉੱਤੇ, ਕੀ ਅੰਦਰ, ਕੀ ਜੀ ਹੈ?

ਗੁਰ ਨਾਨਕ ਬੋਲੇ:

ਜਿਥੇ ਰਾਤ ਵਤਨ ਉਹ ਸਾਡਾ, ਜਿਵ ਰਖੇ ਉਹ ਬਾਣਾ।
ਜਿਹਬਾ ਨਾਮ ਰਬ ਦਾ ਵਸਦਾ, ਹਿਰਦੇ ਰਬ ਸਿਆਣਾ।

ਲਿਵ ਲਗੇ ਜੇ ਨਾਲ ਓਸਦੇ ਰੰਗ ਓਸ ਦੇ ਰਹੀਏ।
ਇਉਂ ਮਰਕੇ ਜੇ ਜੀਵੇ ਹੋਈਏ, ਜੀਵਨ-ਰਸ ਸਦ ਲਈਏ।

* ਇਹ ਗੀਤ ਸੰ: ਗੁ: ਨਾ: ਸਾ: ੪੪੮ (੧੯੧੭) ਦੀ ਰਚਨਾ ਹੈ। ਸੇਖ ਸ਼ਰਫ ਜੀ
ਪਾਣੀਪਟ ਦੇ ਰਹਿਣ ਵਾਲੇ ਇਕ ਸੁਫ਼ੀ ਮੁਸਲਮਾਨ ਫ਼ਕੀਰ ਸਨ। -ਸੰਪਾਦਕ

ਗਗਨ ਮੰਡਲ ਵਿਚ ਨਾਦ ਇਲਾਹੀ, ਨਾਲ ਰੱਬ ਦੇ ਜੁੜੀਏ:
ਜੁੜਕੇ ਐਉਂ ਫੇਰ ਨਹੀਂ ਵਿਛੜਨ, ਮਿਲਿਆਂ ਕਦੀ ਨ ਬੁੜੀਏ।

ਕਵੀ:

ਪਾਣੀਪਤ ਦਾ ਸ਼ਹ ਸਰਫ ਸੁਣ; ਪਾਣੀ ਪਾਣੀ ਹੋਇਆ।
ਪੈਰ ਚੁੰਮ ਗੁਰ ਦੇ, ਪਤ ਲੀਤੀ, ਸੁਖ ਅੰਮ੍ਰਿਤ ਦਿਲ ਚੋਇਆ।

ਸਰਨ ਪਿਆ, ਜੀਵਨ ਵਥੁ ਲੱਭੀ, ਹੋ ਸੁਭਾਗ ਘਰ ਮੁੜਿਆ।
ਗਹਿਆ ਆਪ ਤਾਰਦਾ ਲੋਕਾਂ ਫੇਰ ਨ ਸੰਸੇ ਰੁੜਿਆ॥

{ਗੁ: ਨਾ: ਚ:-੨, ਅਧਿ:-੯੩}



ਗੀਤ ਵੱਡੇ-

ਮਰਦਾਨਾ, ਭਾਈ ਮਰਦਾਨਾ ਹੋਯਾ। *

ਮਰਦਾਨਾ ਬੋਲਿਆ:-

ਹੈ ਘੋਰ ਜੰਗਲ ਆ ਗਿਆ, ਬਾਰਾਂ ਹੀ ਕੋਹ ਉਜਾੜ ਹੈ।

ਨਾ ਦਿੱਸਦੀ ਹੈ ਵੱਸਦੀ, ਇਕੱਲ ਖੜੀ ਮੂੰਹ ਪਾੜ ਹੈ।

ਸਾਂ ਡੂੰਮ ਟੁੱਕਰ ਮੰਗਦਾ, ਨਿਜ ਪੇਟ ਸਾਂ ਮੈਂ ਪਾਲਦਾ।

ਉਸ ਹਾਲ ਤੋਂ ਵੰਵਾਇਆ, ਦੁੱਖ ਭੁੱਖ ਮੈਂ ਹਾਂ ਜਾਲਦਾ।

ਏ ਭੁੱਖ ਦਾ ਦੁੱਖ ਬੁਰਾ ਲੋਕੇ ਹਟੇ ਤਾਂ ਹੀ ਜੀਵੀਏ,

ਬਿਨ ਦਏ ਝੁਲਕਾ ਪੇਟ ਜਾਲਮ ਕਿਵੇਂ ਨਾਹੀਂ ਮਨੀਵੀਏ।

ਹੁਣ ਸੀਂਹ ਬੁਕੇ ਜੇ ਜੰਗਲੋਂ ਓ ਪਾੜ ਆ ਖਾ ਜਾਇਗਾ।

ਤੇ ਕੌਣ ਮੇਰੀ ਵਿੱਖਿਆ ਘਰ ਮੈਂਡੜੇ ਪਹੁੰਚਾਇਗਾ।

ਗੁਰ ਨਾਨਕ ਜੀ ਫੁਰਮਾਇਆ—

ਦਿਲਗੀਰ ਹੋ ਨਾ ਸਜਣਾਂ, ਘਬਰਾ ਰਤਾ ਨਾ ਪਜਾਰਿਆ!

ਨਹੀਂ ਪਾਸ ਤੇਰੇ ਆਇ ਕੋਈ, ਆਇ; ਜਾਸੀ ਮਾਰਿਆ।

ਨ ਵਿਚ ਉਜਾੜਾਂ ਅਸੀਂ ਹਾਂ, ਮਰਦਾਨਿਆਂ! ਏ ਵਸਤੀਆਂ।

ਹੈ ਨਾਮ ਜਿੱਥੇ ਰੱਬ ਵਾਲਾ, ਸਚੀਆਂ ਓ ਬਸਤੀਆਂ।

ਛੜ ਲੈ ਰਥਾਬਾ ਸੁਰ ਕਰੀਂ, ਸੰਭਾਲ ਕਰ ਲੈ ਨਾਦ ਦੀ।

ਲਾ ਰੰਗ ਸਚੀ ਸਿਫਤ ਦਾ, ਹੋ ਮੌਜ ਸਚ ਵਿਸਮਾਦ ਦੀ।

ਮਰਦਾਨਾ—

ਗਲ ਮਿਲ ਗਿਆ ਹੈ ਭੁੱਖਿਆਂ, ਤਨ ਰਗਾਂ ਸੱਭੇ ਸੁੱਕੀਆਂ।

ਤੇ ਉੱਗਲਾਂ ਵਿਚ ਤਾਣ ਨਾਹੀਂ, ਅੰਦਰਾਂ ਮੈਂ ਭੁੱਖੀਆਂ।

* ਇਹ ਗੀਤ ਸੰ: ਗੁ: ਨਾ: ਸਾ:-੪੪੮ (੧੯੧੭ ਈ:) ਦੀ ਰਚਨਾ ਹੈ।

ਗੁਰ ਨਾਨਕ-

ਚਲ ਪਰਤ ਪਿੱਛੇ ਚਲੀਏ, ਵਸਤੀ ਕੋਈ ਚਾ ਟੋਲੀਏ।
ਕੁਛ ਅੰਨ ਦਾਣਾ ਲੱਭੀਏ, ਮੂੰਹ ਚੱਲ ਤੇਰਾ ਚੋਲੀਏ।

ਮਰਦਾਨਾ-

ਹੈ ਤਾਣ ਜੰਘਾਂ ਵਿਚ ਨਾ, ਮੈਂ ਟੁਰਨ ਜੋਗਾ ਨਾ ਰਿਹਾ।
ਹੈ ਸੰਘ ਮਿਲਦਾ ਜਾਂਵਦਾ, ਮੈਂ ਮੌਤ ਦੇ ਮੂੰਹ ਜਾ ਰਿਹਾ।

ਗੁਰ ਨਾਨਕ-

ਹੇ ਭੋਲਿਆ ਮਰਦਾਨਿਆਂ! ਮੈਂ ਮਰਨ ਤੈਨੂੰ ਦਿਆਂ ਨਾ;
ਜੇ ਮੌਤ ਆਈ, ਹੋੜਸਾਂ, ਇਉਂ ਟੁਰਨ ਤੈਨੂੰ ਦਿਆਂ ਨਾ।

ਹੁਸ਼ਯਾਰ ਹੋ ਜਾ, ਯਾਰ ਸਾਡੇ, ਵਤਨ ਦੇ ਓ ਬੇਲੀਆ!
ਇਕ ਮਾਰ ਹੰਭਲਾ ਹੋਇ ਤਕੜਾ, ਚਿਰਾਂ ਦੇ ਓ ਮੇਲੀਆ!

ਮਰਦਾਨਾ-

ਹੁਣ ਹੋਰ ਆਸੰਝ ਹੈ ਨਹੀਂ, ਹੁਸ਼ਯਾਰ ਕੀ ਮੈਂ ਹੋਵਣਾ।
ਹੈ ਛਿੱਡ ਢਾਬੂ ਲੈ ਰਿਹਾ: ਉਹ ਰੋਵਦਾ ਮੈਂ ਰੋਵਣਾ!

ਗੁਰ ਨਾਨਕ-

ਲੈ ਦੇਹ ਝੁਲਕਾ ਫਲਾਂ ਦਾ, ਕੁਛ ਖਾਇ, ਆਸਾ ਬੰਨ੍ਹ ਲੈ।
ਪਰ ਖਾਇ ਥੋੜ੍ਹੇ, ਜੋੜ ਨਾਹੀਂ, ਵਕਤ ਔਖਾ ਸੰਨ੍ਹ* ਲੈ।

ਮਰਦਾਨਾ-

ਸੋਹਾਣ ਤੇਰੀ ਭਗਤ ਨੂੰ, ਕੁਦਰਤ ਤਿਰੀ ਸੋਹਾਣ ਹੈ।
ਕਰ ਦੇਹ ਅਸਾਂ ਨੂੰ ਵਿਦਾ ਗੁਰੂ ਜੀ, ਇਹ ਅਸਾਂ ਕਲਯਾਣ ਹੈ।

ਗੁਰ ਨਾਨਕ-

ਮੈਂ ਖੁਸ਼ੀ ਤੈਂ ਪਰ ਬਹੁਤ ਹਾਂ, ਤੂੰ ਮੰਗਦਾ ਕਿਉਂ ਹੈਂ ਵਿਦਾ।
ਤੂੰ ਸੁਖੀ ਹੋ ਰਹੁ ਨਾਲ ਸਾਡੇ, ਨਾਲ ਸਾਡੇ ਰਹੁ ਸਦਾ।

* ਸੰਨ ਲੈ=ਕੱਢ ਲੈ, ਲੰਘਾ ਲੈ।

ਮਰਦਾਨਾ-

ਸੇਹਾਣ ਤੇਰੀ ਖੁਸ਼ੀ ਨੂੰ ਐਪਰ ਕਰੋ ਹੁਣ ਅਲਵਿਦਾ!

ਮੈਂ ਜਾਵਣਾ ਹੈ ਘਰਾਂ ਨੂੰ, ਹੁਣ ਵੱਸਣਾ ਹੈ ਘਰ ਸਦਾ।

ਗੁਰ ਨਾਨਕ-

ਰਹਿ ਜਾਇਂ ਸਾਡੇ ਨਾਲ ਮਿੜਾ, ਦੱਸ ਕੋਈ ਜੁਗਤ ਹੈ?

ਜਿਸ ਜੁਗਤ ਕਰਕੇ ਹੋ ਨਾ ਦੁਖੀਆ, ਦੱਸ ਕੋਈ ਉਕਤ ਹੈ?

ਮਰਦਾਨਾ-

ਹਾਂ ਜੁਗਤ ਹੈ ਇਕ 'ਜਗਤ ਗੁਰ' ਜੀ! ਕਰੋ ਜੇ ਕਰ 'ਰੱਬ ਜੀ'।

ਜੀ! ਗੁਆ ਦਿਓ ਏ ਭੁੱਖ ਮੇਰੀ, ਭੁੱਖ ਜਾਵਾਂ ਚੱਬ ਜੀ।

ਜੇ ਕਰੋ ਆਪ ਅਹਾਰ ਸਤਿਗੁਰ! ਉਹ ਮਿਰਾ ਆਹਾਰ ਹੋ।

ਮੈਂ ਜਾਤ ਨੀਵੀਂ ਭੁੱਖ ਵਾਲਾ ਤੁਸੀਂ ਬਖਸ਼ਣਹਾਰ ਹੋ।

ਅੰਗੁਣ ਚਿਤਾਰੇ ਨਾ ਕਦੀ, ਭੁੱਲਾਂ ਤਕਾਵੇ ਜੇ ਨਹੀਂ,
ਭੇਜਨ ਖੁਆਵੈ ਓ ਕਦੀ, ਜੋ ਆਪ ਖਾਂਦੇ ਹੋ ਸਹੀ।

ਜਿਸ ਆਸਰੇ ਹੋ ਆਪ ਰਹਿੰਦੇ, ਬਿਨਾਂ ਖਾਧੇ ਰੱਜਿਆਂ,

ਉਸ ਆਸਰੇ ਕਰ ਦਿਓ ਮੈਨੂੰ, ਰਹਾਂ ਮੈਂ ਭੀ ਰੱਜਿਆ।

ਜਾਂ ਭੁੱਖ ਛੱਟਵੀਂ ਰਾਤ ਦੀ ਮੇਰੀ ਗੁਰੂ ਜੀ ਲੈ ਲਓ,
ਦੇ ਦਿਓ ਢੱਕਣ ਛਿੱਡ ਮੇਰੇ, ਸਬਰ ਮੈਨੂੰ ਦੇ ਦਿਓ।

ਜੇ ਆਪਣੇ ਆਹਾਰ ਮੈਨੂੰ, ਆਪ ਨੇ ਨਹੀਂ ਪਾਲਣਾ।

ਦੇ ਦਿਓ ਛੁੱਟੀ ਛੂੰਮ ਨੂੰ, ਮੱਲੇ ਇਹ ਜਾ ਨਿਜ ਆਲੂਣਾ।

ਗੁਰ ਨਾਨਕ-

ਤੂੰ ਛੂੰਮ ਨਹੀਂ ਹੈ ਰਿਹਾ ਪਜਾਰੇ! ਰੱਬ-ਪਜਾਰਾ ਹੋ ਗਿਆ।

ਤੂੰ ਗੋਤ ਅਚੁਤ* ਹੋ ਗਿਆ, ਤੇ ਜਨਮ ਪਿਛਲਾ ਖੇ ਗਿਆ।

ਦੁਖ ਭੁੱਖ ਤੇਰੀ ਮਿੱਟ ਗਈ, ਰਸ ਨਾਮ ਤੇਰੇ ਧਸ ਗਿਆ।

ਓ ਰੱਬ ਖਾਲਕ ਖਲਕ ਦਾ ਹੈ ਰਿਦੇ ਤੇਰੇ ਵੱਸ ਗਿਆ।

* ਗੋਤ ਅਚੁਤ = ਜਿਸਦੀ ਕੋਈ ਜਾਤ ਨਾ ਹੋਵੇ। ਜਾਤ-ਪਾਤ ਤੋਂ ਉਪਰ।

ਹੁਣ ਰਹੇਗਾ ਆਧਾਰ ਭਾਈ, ਨਾਮ ਦਾ ਤੈ ਅੰਦਰੇ।

ਓ ਮਿਲੇ ਭੋਜਨ ਅਰਸ ਦਾ ਜੋ ਅੰਵਦਾ ਮੈਂ ਅੰਦਰੇ।

ਕਵੀ-

ਸੁਣਕੇ ਉ 'ਭਾਈ' ਹੋ ਗਿਆ, ਪੈਰਾਂ ਤੇ ਢੱਠਾ ਰੋਇਕੇ।

ਉਸ ਗੁਰੂ ਦੇ ਉਹ ਕਦਮ ਪਜਾਰਾ ਚੁੰਮਦਾ ਦਿਲ ਧੋਇਕੇ।

ਹੋ ਗਈ ਸੋਝੀ ਅਗਾਮ ਦੀ ਉਹ ਨਿਗਮ ਰੱਬੀ ਵਾਚਦਾ।

ਸੁਖ ਸੁਰਤ ਉੱਚੀ ਵਾਲੜੇ ਹਿਰਦੇ ਵਿਖੇ ਸੀ ਚਾਖਦਾ।

ਸੋਚਾਂ ਦਿਲੋਂ ਉਠ ਨੱਠੀਆਂ ਫਿਕਰਾਂ ਦੇ ਬੋਝੇ ਤੁਰ ਗਏ,

ਦਿਲ ਨਿਖਰਿਆ ਆਕਾਸ਼ ਜੱਂ, ਖੇੜੇ ਸੁ ਅੰਦਰ ਭਰ ਗਏ।

ਫਿਰ ਰੋਵਦਾ ਤੇ ਆਖਦਾ: 'ਮੈਂ ਬੜਾ ਅੰਗੁਣਹਾਰ ਹਾਂ।

"ਹਾਂ ਢੀਠ, ਬੋਲਾਂ ਸਾਮ੍ਰਾਣੇ ਬੇ-ਅਦਬ ਪਰ ਵਿਚ ਪਿਆਰ ਹਾਂ।

"ਹੈਂ ਧੰਨ ਨਾਨਕ ਗੁਰੂ ਤੂੰ, ਜੋ ਮੈਂ ਜਿਹਾਂ ਨੂੰ ਬਖਸ਼ਦਾ।

"ਮੈਂ ਬਾਲ ਵਾਂਗੂੰ ਜਿਦਾਂ ਕਰਦਾ, ਪੂਰਦਾ ਪਰ ਤੂੰ ਸਦਾ।

"ਤੂੰ ਧੰਨ ਨਾਨਕ ਗੁਰੂ ਪੂਰਾ, ਧੰਨ ਤਾਰਨ ਹਾਰ ਹੈ।

"ਤੂੰ ਧੰਨ ਰੱਖਣਹਾਰ ਬਾਬਾ! ਨੀਵਿਆਂ ਦਾ ਯਾਰ ਹੈ॥"

{ਗੁ: ਨਾ: ਚ:-੨, ਅਧਿ:-੯੩}



ਰੀਤ ੬੨-

ਕਲਰੀਆਂ ਵਾਲੇ ਦੇ ਰਾਹਾਂ ਤੇ

ਨਰਗਸ ਨੇ ਨੈਣ ਵਿਛਾਏ।

ਸਰਦੀ ਦੇ ਹੱਥਾਂ ਜਦ ਛਹਿ ਛਹਿ ਛੁੱਲਾਂ ਮੂੰਹ ਲੁਕਾਏ,
ਯੁਮ ਪਈ: 'ਗੁਰ ਕਲਰੀਆਂ ਵਾਲੇ ਅਜ ਆਏ, ਕੱਲ ਆਏ'।

ਤਦ ਨਰਗਸ ਨੇ ਨੈਣ ਰਸੀਲੇ ਹਿਤ ਅਲਸਾਏ ਖੁਹਲੇ,
ਚਿਰੀ ਵਿਛੁੰਨੇ, ਗੰਧ ਸੁਗੰਧੇ ਸਤਿਗੁਰ ਰਾਹ ਤੇ ਲਾਏ।

{ਕ: ਧ: ਚ:-੨ ਅਧਿ: ਪੰ ਦੇ ਬਾਦ}.



ਰੀਤ ੬੩-

ਤਰਲਾ। *

ਜਗਤ ਜਲੇ ਮਾਯਾ ਵਿਖੇ, ਪ੍ਰੇਮੀ ਭਰੇ ਵਿਰਾਗ,
ਹੇ ਕਲਰੀਧਰ! ਤਾਰਨਾ, ਦੇ ਅਪਣਾ ਅਨੁਰਾਗ॥



* ਇਹ ਦੋ ਪੰਕਤੀਆਂ “ਵਚਿਦ੍ਰ ਸੁਪਨੇ” ਨਾਮ ਦੇ ਟ੍ਰੈਕਟ ਨੰ: ੧੨੨੮ ਵਿਚੋਂ ਲਈਆਂ।
ਉਚ ਮੰਡਲਾਂ ਦੇ ਵਾਸੀਆਂ ਦੀ ਸ੍ਰੀ ਕਲਰੀਧਰ ਅਗੇ ਬੇਨਤੀ ਹੈ।

ਗੀਤ ੬੯-

ਦਸਮ ਗੁਰੂ ਦਰਸਨ। *

ਇਕ ਦਿਨ ਗੁਰੂ ਗੁਬਿੰਦ ਸਿੰਘ ਸਾਹਿਬ ਕਲਰੀਆਂ ਵਾਲੇ ਸ਼ਾਮੀ,
ਦਾਸਾਂ ਦੇ ਰਖਜਕ, ਸਿਖ ਪਾਲਕ ਪਯਾਰਿਆਂ ਅੰਤਰ ਜਾਮੀ,
ਸਤਲੁਜ ਨਦੀ ਕਿਨਾਰੇ ਬੈਠੇ, ਸੰਗਤ ਜੁੜੀ ਚੁਫੇਰੇ,
ਜਿਉਂ ਪੁੰਨਿਆਂ ਦਾ ਚੰਦ ਪ੍ਰਕਾਸ਼ੇ ਵਿੱਚ ਤਾਰਿਆਂ ਘੇਰੇ।
ਕਲਰੀ ਜਿਗ੍ਰਾ ਬਿਰਾਜੇ ਮੱਥੇ, ਲਕ ਤਲਵਾਰ ਸੁਹਾਵੇ,
ਭੋਖਾ ਤੂਣ ਤੀਰ ਦਾ ਭਰਿਆ, ਧਨੁਖ ਲਹਿਰ ਦਿਖਲਾਵੇ।
ਮਸਤਕ ਚਮਕ ਅਨੋਖੀ ਦੇਵੇ, ਦੁਹਰੀ ਝਲਕ ਪ੍ਰਕਾਸ਼ੇ,
ਨਾਲੇ ਚਮਕ ਬੀਰ ਰਸ ਦੇਂਦਾ, ਰਸ ਸ਼ਾਂਤੀਂ ਬੀ ਲਾਸੇ।
ਦੋਵੇਂ ਇਕ ਥਾਂ ਕੱਠੇ ਹੋਏ, ਪਾਵਸ^੧ ਮਾਨੋਂ ਆਈ।
ਸੂਰਜ ਤੇਜ਼ ਦਿਪੇ ਹੈ, ਨਾਲੇ ਬਰਖਾ ਛਹਿਬਰ ਲਾਈ।
ਨੇਤਰ ਦੋਵੇਂ ਭਰੇ ਖਲੋਤੇ ਦੁਹਾਂ ਰਸਾਂ ਵਿਚ /ਐਸੇ:
ਗਰਮੀ ਚਾਨਣ ਦੁਇ ਮਿਲ ਰਹਿੰਦੇ ਇਕ ਸੂਰਜ ਵਿਚ ਜੈਸੇ।
ਕਵਲਾਂ ਵਰਗਾ ਸੁੰਦਰ ਮੁਖੜਾ ਮੁਸਕਰਾਇ ਮਨ ਮੋਹੇ,
ਹੁਕਮ ਕਰੇ ਤੇ ਸ਼ਾਂਤੀ ਦੇਵੇ, ਅਚਰਜ ਕਰ ਕਰ ਸੋਹੇ।
ਬੀਰ, ਸ਼ਾਂਤ ਤੇ ਅਦਭੁਤ^੨ ਤਿੰਨੇ ਇੱਥੇ ਰਲੇ ਪ੍ਰਕਾਸ਼ਣ,
ਮਾਨੋਂ ਬਰਖਾ ਧੁੱਪ ਚਮਕਦੀ, ਧਨੁਖ ਅਕਾਸ਼ੀ^੩ ਲਾਸਣ।
ਫਿਰ ਮੂਰਂ ਇਉਂ ਵਾਕ ਉਚਾਰਨ ਸਿੱਠੇ ਪਯਾਰੇ ਸੁਹਣੇ
ਮਾਤ ਪਿਤਾ ਮਮਤਾ ਦੇ ਜਿੱਕੁਰ ਪੁਤ ਨੂੰ ਕਹਿ ਮਨ ਮੋਹਣੇ

* ਇਹ ਕਵਿਤਾ ਅਪ੍ਰੈਲ ੧੯੦੩ ਤੋਂ ਪਹਿਲਾਂ ਕਦੀ ਪਹਿਲੀ ਵੇਰ ਛੱਪੀ, ਗਾਲਬਨ ਗੁਰਪੁਰਬ
ਸਪਤਮੀ ਤੇ ਪ੍ਰਕਾਸਤ ਹੋਈ ਸੀ ਤੇ ਚੂਜੀ ਵੇਰ ਅਕਤੂਬਰ ੧੯੦੩ ਵਿਚ ਪ੍ਰਕਾਸਤ ਹੋਈ।

੧. ਭਗਤ ਜਿਸ ਆਤਮ ਰਸ ਨੂੰ ਮਾਣਦੇ ਹਨ ਉਹ ਸ਼ਾਂਤੀ ਰਸ ਹੈ।

੨. ਬਰਸਤਾ।

੩. ਅਨੋਖੀ ਅਰ ਸੁੰਦਰ ਵਸਤੂ ਤੋਂ ਜੋ ਵਿਸਮਾਨ ਦਾ ਭਾਵ ਪੈਦਾ ਹੋਕੇ ਰਸ ਰੂਪ ਹੋ ਜਾਵੇ ਉਹ
ਅਦਭੁਤ ਰਸ ਕਹੀਦਾ ਹੈ।

੪. ਬਰਖਾ= ਸ਼ਾਂਤੀ। ਧੁੱਪ=ਬੀਰ। ਧਨੁਖ-ਅਕਾਸ਼ੀ=ਅਦਭੁਤ।

ਵਾਤਸੱਲ^੧ ਇਹ ਚੌਥਾ ਰਸ ਬੀ, ਨਾਲੇ ਆਕੇ ਰਲਿਆ।
 ਰਸ ਸੰਗਮ^੨ ਗੁਰ ਮੁਖੜਾ ਬਣਿਆ, ਕਵਲ ਦੁਪਹਿਰੀ ਖਿਲਿਆ।
 ਧੁਪ, ਵਰਖਾ ਤੇ ਪੀਘ ਅਕਾਸ਼ੀ, ਪੋਣ ਜੱਫੀਆਂ ਪਾਂਦੀ।
 ਚਾਰੋਂ ਮਾਨੋਂ ਕੱਠੇ ਹੋਏ, ਉਪਮਾ ਕਹੀ ਨ ਜਾਂਦੀ।
 ਬਾਂਕੀ ਦੇਹ ਲੰਮੇਰੀ ਡੀਲੋਂ ਆਸਨ ਚੁਸਤ ਜਮਾਏ
 ਇਕ ਹੱਥ ਸਿਮਰਨਿ^੩, ਦੂਏ ਅਸਿ^੪ ਲੈ, ਸਤਿਗੁਰ ਬੈਸ ਸੁਹਾਏ।
 ਐਸੇ ਤੇਜਵਾਨ ਗੁਰ ਸੁੰਦਰ ਕਲਰੀਆਂ ਵਾਲੇ ਪਜਾਰੇ,
 ਨਿੱਤ ਬਿਰਜਣ ਮਨ ਸਾਡੇ ਵਿਚ ਸਿੱਖ ਜਾਣ ਬਲਿਹਾਰੇ॥

{ਕ: ਧ: ਚ:-੨, ਅਧਿ:-੯੧}




-
੧. ਮਾਤਾ ਪਿਤਾ ਤੇ ਉਲਾਦ ਦਾ ਪ੍ਰਸਾਪਰ ਪ੍ਰੇਮ।
 ੨. ਰਸਾਂ ਦਾ ਇਕ ਥਾਂ ਇਕੱਠਾ।
 ੩. ਸਿਮਰਨੀ, ਮਾਲਾ।
 ੪. ਤਲਵਾਰ

ਗੀਤ ੧੦-

ਰਾਮਦੱਤ ਬ੍ਰਾਹਮਨ ਦੀ ਅਰਜੋਈ। *

ਤਾਰ ਕਲਰੀ ਵਾਲਿਆ ਸੰਸਾਰ ਤਾਈਂ ਤਾਰ ਲੈ!
 ਵਿਚ ਇਕ ਮੈਨੂੰ ਬੀ ਨਿਆਸਰੇ ਨੂੰ ਤਾਰ ਲੈ!
 ਤਾਰ ਕਲਰੀ ਵਾਲਿਆ ਤੂੰ ਮੈਨੂੰ ਕਰ ਪਾਰ ਲੈ!
 ਉਬਾਰ ਸੁਹਣੇ ਦਾਤਿਆ! ਇਸ ਕੀਰ ਨੂੰ ਉਬਾਰ ਲੈ!
 {ਕ: ਧ: ਚ:-੨, ਅਧਿ-੯੩}



ਗੀਤ ੧੧-

ਕਲਰੀਆਂ ਵਾਲੇ ਦੇ ਸ੍ਰਾਗਤ ਵਿਚ

ਗੈਂਦੇ ਦਾ ਛੁੱਲਾ।

ਮੱਤੀਆ ਰਿਹਾ ਨ ਰਹੀ ਚੰਖੇਲੀ
 ਗਏ ਗੁਲਾਬ ਸੁ ਸੁੱਚੇ,
 ਗੈਂਦੇ ਜੀ! “ਕਿੰਵ ਤੂਪ ਦਿਖਾਏ?
 ਸਰਦੀਓਂ ਨਹੀਂ ਸੰਗੁੱਚੇ?”
 ਗੈਂਦੇ ਕਿਹਾ: “ਮੈਂ ਹੁਸਨ ਰਾਜ ਨੇ
 ਖੇੜਾ ਲਾਕੇ ਧੁਰ ਦਾ,
 “ਸ੍ਰਾਗਤ ਸਤਿਗੁਰ ਲਈ ਘੱਲਿਆ-
 ‘ਖੜੇ ਰਹੋ ਪਿੜ ਉਚੇ’।”
 {ਕ: ਧ: ਚ:-੨ ਅਧਿ: ੯੪ ਦੇ ਬਾਟ}



* ਇਹ ਗੀਤ ਸੰ: ਗੁ: ਨਾ: ਸਾ:-੪੯੪ (੩ ਜਨਵਰੀ, ੧੯੩੩) ਦੀ ਰਚਨਾ ਹੈ। ਸ੍ਰੀ ਕਲਰੀਧਰ ਜੀ ਦੀ ਕੁਰਕਸ਼ੇਤਰ ਫੇਰੀ ਸਮੇਂ ਰਾਮਦੱਤ ਨਾਲ ਭੇਟ ਹੋਈ। ਇਹ ਰਾਮਦੱਤ ਬ੍ਰਾਹਮਨ ਇਕ ਜਗਯਾਸੂ ਸੀ ਜੋ ਗੁਰੂ ਜੀ ਦੇ ਬਚਨ ਬਿਲਾਸ ਸੁਣਦਾ ਸੀ। ਇਸ ਨੂੰ ਪੂਰਨ ਨਿਸਚਾ ਹੋ ਗਿਆ ਕਿ ਮੇਰੀ ਕਾਲਿਆਣ ਇਸ ਸਾਹਿਬ ਜੋਤੀ ਤੋਂ ਹੀ ਹੋ ਸਕਦੀ ਹੈ।

-ਸੰਪਾਦਕ

ਗੀਤ ੧੨-

ਬਸੰਤ ਤੋਂ ਪਹਿਲੇ ਬਸੰਤ।

ਮੌਸਮ ਅਜੇ ਬਸੰਤ ਦਾ ਆਇਆ ਨਾਂ
ਸਰਹੋਂ ਤੋਰੀਏ ਜਰੀ ਖਿਲਾਰ ਦਿੱਤੀ।

ਜਗਤਨਾਥ ਦੇ ਆਇਆਂ ਬਹਾਰ ਦਿੱਸੇ,
ਬਿਨ ਬਸੰਤ ਬਸੰਤ ਖਿਲਾਰ ਦਿੱਤੀ।

ਆਖਣ: “ਾਂਵਦਾ ਮਾਣ ਨਿਮਾਣਿਆਂ ਦਾ,
“ਅਸਾਂ ਨੀਵਿਆਂ ਲਾ ਗੁਲਜ਼ਾਰ ਦਿੱਤੀ।

“ਕਿਵੇਂ ਕਲਰੀਆਂ ਵਾਲੇ ਦੀ ਨਜ਼ਰ ਪੈ ਜਗੇ
“ਜਿਸਨੇ ਭੋਜਲੋਂ ਢੁਨੀ ਹੈ ਪਾਰ ਕੀਤੀ।”

{ਕ: ਧ: ਚ:-੨, ਅਧਿ: ੯੪ ਦੇ ਬਾਦ}



ਗੀਤ ੨੩-

ਕਲਰੀਆਂ ਵਾਲੇ ਦੀਆਂ ਸਾਈਂ ਰੰਗ ਰੱਤੀਆਂ ਨਿਗਾਹਾਂ

ਪਾਉਂਟੇ ਸਾਹਿਬ ਵਗ ਰਹੀ ਜਮਨਾਂ ਦੇ ਪਾਣੀਆਂ ਉਤੇ !

ਨੂੰਗੀ ਨੈਣਾਂ ਤੋਂ ਤਿਲਕੀਆਂ ਨਜ਼ਰ ਕਿਰਨਾਂ,
ਛਾਲਾਂ ਮਾਰਕੇ ਜਮਨਾ ਤੇ ਆਣ ਪਈਆਂ।

ਬੂੰਦ ਬੂੰਦ ਨੇ ਲਿਸਕ ਬੁੱਗਾਟ ਖਾਧੀ,
ਲਹਿਰਾਂ ਚਮਕੀਆਂ ਚੁੱਪ ਹੋ ਕੰਬ ਗਈਆਂ।

ਚਕਾਊਂਧ ਹੋਈਆਂ ਪਾਣੀ ਭਰਨ ਆਈਆਂ,
ਹੱਥੋਂ ਗਾਗਰਾਂ ਤਿਲਕੇ ਹੇਠ ਢਈਆਂ।

ਪਾਣੀ ਪੰਵਦੇ ਮਿਰਗ ਬੱਕ ਰਹਿ ਗਏ,
ਅਖਾਂ ਜੋਗੀਆਂ ਨੇ ਝੱਟ ਖੇਲ੍ਹ ਲਈਆਂ॥

{ਕ: ਧ: ਚ:-੨ ਦੇ ਅਧਿ: ੬੯ ਦੇ ਬਾਦ}



ਰੀਤ ੧੪-

ਭਾਈ ਕਨੁਯਾ। *

ਕਲਗੀਪਰ ਦੇ ਪਾਸ ਕੋਈ ਆ
ਪਿਆ ਸ਼ਿਕੈਤ ਲਗਾਵੇ:-
 “ਮਾਰ ਮਾਰ ਕੇ ਸਿੱਖ ਤੁਰਕ ਨੂੰ
ਕਾਰੀ ਫੱਟ ਜਦ ਲਾਵੇ,
 “ਭਾਈ ਕਨੁਯਾ ਤਦੋਂ ਤੁਰਕ ਨੂੰ,
ਪਾਣੀ ਆਣ ਪਿਲਾਵੇ।
 “ਅਪਣਾ ਹੋ ਕੇ ਭਾਈ ਕਨੁਯਾ
ਦੇਖੋ ਕਹਿਰ ਕਮਾਵੇ।
 “ਉਸਦਾ ਕੰਮ ਹੈ ਆਪਣੇ ਲਸ਼ਕਰ
ਸਿੱਖਾਂ ਨੀਰ ਪਿਲਾਣਾ,
 “ਨਾਂ ਕੇ ਵੈਗੀ ਨੂੰ ਰਣ ਤੱਤੇ
ਪੁੱਤਾਂ ਵਾਂਝ ਖਿਡਾਣਾ ?
 “ਰਣ ਤੱਤੇ ਦੀ ਨੀਤੀ-‘ਮਾਰਨ’
ਜਿਉਂ ਕਿਉਂ ਦੁਸ਼ਮਨ ਕੋਹੀਏ।
 “ਜੇ ਵੈਗੀ ਨੂੰ ਪਿਆਰ ਕਰਾਵੇ,
ਉਸਨੂੰ ਦੁਸ਼ਮਨ ਕਹੀਏ”।
 ਸੱਦ ਕੱਨ੍ਹੇ ਗੁਰਾਂ ਪੁੱਛਿਆ
ਸਾਰੀ ਗੱਲ ਸੁਣਾਈ।

* ਇਹ ਨਿੱਕੀ ਸਿਹੀ ਕਵਿਤਾ ‘ਤੈਨੂੰ ਪਿਆ ਪਿਲਾਵਾਂ ਪਾਣੀ’ ਦੇ ਸਿਰਨਾਵੇਂ ਹੇਠਾਂ ੨੨ ਪੇਹ
ਸੰ: ਗੁ: ਨਾ: ਸਾ: ੪੫੩ {੫ ਜਨਵਰੀ ੧੯੨੨} ਦੇ ਗੁਰਪੁਰਬ ਸਪਤਮੀ ਦੇ
ਖਾਲਸਾ ਸਮਾਚਾਰ ਵਿਖੇ ਪ੍ਰਕਾਸ਼ੀ ਸੀ।

ਸੀਸ ਨਿਵਾਇਆ ਰੰਗਰਤੜੇ ਨੇ
ਬਿਨਤੀ ਮੁਖੋਂ ਅਲਾਈ-

“ਤੈਂਨੂੰ ਪਿਆ ਪਿਲਾਵਾਂ ਪਾਣੀ
ਸਿਰ ਮੇਰੇ ਦੇ ਸਾਈਂ!

“ਤੁਰਕ ਅਤੁਰਕ ਨ ਦਿਸਦਾ ਮੈਨੂੰ
ਤੂੰ ਸਾਰੇ ਦਿਸਿ ਆਈਂ।

“ਪਿਆਰੇ ਦੇ ਇਕ ਪਜਾਰ ਪੁਰੋਤਾ
ਉਸ ਦੀ ਸੇਵ ਕਰਾਵਾਂ,

“ਉਸ ਨੂੰ ਦੇਖਾਂ, ਉਸ ਨੂੰ ਸੇਵਾਂ,
ਪਾਣੀ ਉਨ੍ਹਾਂ ਪਿਲਾਵਾਂ”।

ਹੱਸੇ ਤੇ ਗਲ ਲਾਇਆ ਪਜਾਰਾ
ਡੱਬੀ ਹੱਥ ਫੜਾਈ:-

“ਪਾਣੀ ਨਾਲ ਮਲ੍ਹਮ ਬੀ ਰੱਖੀਂ
ਲੋੜ ਪਈ ਤੇ ਲਾਈਂ”।

{ਕ: ਧ: ਚ:-੨, ਅਧਿ:-੯੮}



ਗੀਤ ੨੫-

ਭਾਰਤ ਭੂਮੀ ਦਾ ਵਿਰਲਾਪਾ। *

{ਧਾਰਨਾ-ਕਹੂੰ ਕਿਆ ਤੁਝ ਕੋ ਐ ਬਾਦੇ ਬਹਾਰ। }

ਤੁਰ ਗਏ ਦਸਮ ਗੁਰੂ ਦੇ ਲਾਲ।

ਦੁਨੀਆਂ ਤਿਆਰੀ ਧਰਮ ਨ ਤਜਾਗਯਾ

ਲਿਆ ਜਫਰ ਸਿਰ ਜਾਲ।

ਡਰਮਗਾ ਧਰਤੀ ਦਾ ਦਿਲ ਕੰਬਿਆ,

ਆਯਾ ਕਹਿਰ ਭੁਚਾਲ।

ਗੜ-ਗੜਾਟ ਕਰ ਗਗਨ ਗਰਜਿਆ,

ਝੱਖੜ ਝੁਲੇ ਕਰਾਲ॥੧॥

ਕੁਦਰਤ ਹੋਇ ਗਈ ਬੇਹਾਲ॥

ਤੁਰ ਗਏ.....

ਭਾਰਤ ਭੂਮੀ ਰੋ ਰੋ ਕੂਕੇ,

ਗਏ ਕਿਧਰ ਮੈਂ ਬਾਲ।

ਨਜ਼ਰ ਮੇਰੀ ਥੀ ਉਹਲੇ ਹੋ ਗਏ

ਜਾਇ ਲੁਕੇ ਕਿਸ ਢਾਲ ?॥੨॥

ਹਾਇ! ਮੈਂ ਰੋ ਰੋ ਹੋਈ ਨਿਢਾਲ॥

ਤੁਰ ਗਏ.....

ਆਓ ਪਿਆਰੇ ਦਰਸ ਦਿਖਾਓ,

ਲਗੋ ਮਾਉੰ ਗਲ ਨਾਲ।

ਅੱਖਿਂ ਸੁੱਖ ਕਲੇਜਾ ਠੰਢਾ,

ਖੁਸ਼ੀ ਹੋਇ ਵਾਲ ਵਾਲ॥੩॥

ਵਿਛੜ ਕੇ ਪੈ ਗਏ ਚਿੰਤਾ ਜਾਲ॥

ਤੁਰ ਗਏ.....

* ਇਹ ਗੀਤ ਸੰ: ਗੁ: ਨਾ: ਸਾ:-੪੨੭ (੧੯੮੫ ਈ:) ਦੀ ਰਚਨਾ ਹੈ।

ਆਖਣ ਲੋਕਿਂ ਲਾਲ ਦੁਲਾਰੇ,
ਦੁਸਟਾਂ ਕੀਤੇ ਕਾਲ।
ਚਿਣ ਕੇ ਕੰਧਾਂ ਵਿਚ ਮੈਂ ਸੁਹਣੇ
ਹੋਏ ਨੀਚ ਨਿਹਾਲ॥੪॥
ਹਾਂ ਜੀ ਡਿੱਗ ਪਈ ਓ ਪਾਲ॥
ਤੁਰ ਗਏ.....

ਦੁਸਟ ਸਭਾ ਇਕ ਬੈਠੀ ਰਲਕੇ,
ਖੜੇ ਬਹਾਦੁਰ ਬਾਲ।
ਕਹਿਣ ਕਬੂਲੇ ਦੀਨ, ਨਹੀਂ ਤਾਂ
ਮਾਰ ਕਰਾਂ ਬੇਹਾਲ॥੫॥
ਧਰਮ ਵਿਚ ਰਤਾ ਨਾ ਡੋਲੇ ਲਾਲ॥
ਤੁਰ ਗਏ.....

ਦਸਮ ਗੁਰੂ ਦੇ ਬੋਲੇ ਸੂਰੇ,
ਅੰਤ ਆਵਣਾ ਕਾਲ।
ਅੱਜ ਨੂੰ ਆਵੇ ਕੱਲ ਨੂੰ ਆਵੇ,
ਟਲੇ ਨ ਕੀਤਿਆਂ ਟਾਲ॥੬॥
ਧਰਮ ਲਈ, ਮਰਨਾ ਪੁੰਨ ਬਿਸਾਲ॥
ਤੁਰ ਗਏ.....

ਦਰਦ ਬਿਦਰਦਾਂ ਮੂਲ ਨ ਉਪਜਿਆ,
ਭੜਕੀ ਕ੍ਰੋਧ ਜੁਆਲ।
ਮਾਰ ਖੜਗ ਤਨ ਜੁਦਾ ਕਰਾਏ,
ਪਹੁੰਚੇ ਪਾਸ ਅਕਾਲ॥੭॥
ਹਾਂ ਜੀ ਪਹੁੰਚੇ ਪਾਸ ਅਕਾਲ॥
ਤੁਰ ਗਏ.....

ਸਿੰਘ ਜ਼ੋਗਵਰ ਪਿਆਰੇ ਲੀਤੇ,
ਭ੍ਰਾਤ ਛੱਤੇ ਸਿੰਘ ਨਾਲ।
ਧਰਮ ਰਖਨ ਹਿਤ ਸਿਰ ਦੇ ਦੋਵੇਂ,
ਪਹੁੰਚੇ ਪਾਸ ਗੁਪਾਲ॥੮॥
ਹੋਇ ਸ਼ਹੀਦ ਗਏ ਗੁਰ ਲਾਲ॥
ਤੁਰ ਗਏ.....


ਸਹਿ ਨਾ ਸਕੇਗੀ ਦੁਖ ਇਹ ਮਾਤਾ,
ਜਾਉ ਪੋਤਿਆਂ ਨਾਲ।
ਸੋਕ ਹੋਇਗਾ ਦੇਸ਼ ਦੇਸ਼ ਵਿਚ,
ਸੁਣ ਏ ਕਹਿਰ ਕਮਾਲ॥੯॥
ਗਏ ਓਹ, ਚਿਤਾ ਭਾਂਬੜ ਬਾਲ॥
ਤੁਰ ਗਏ.....

ਦੁਸ਼ਟ ਰਾਜ ਦੇ ਸਖਤ ਉਪੱਦ੍ਰਵ,
ਕਟਣੇ ਹੋਏ ਮੁਹਾਲ।
ਚੜ੍ਹੇ ਸੂਰ ਨਿਤ ਸਹਾਂ ਨਵੇਂ ਦੁਖ,
ਕਤਲ ਹੋਇ ਮੇਰੀ ਆਲ॥੧੦॥
ਹਾਇ ਪ੍ਰਭੂ ਜੀ! ਮੇਰੀ ਜਾਇ ਅਜਾਈਂ ਘਾਲ॥
ਤੁਰ ਗਏ.....

ਪਾਪ ਰਾਜ ਦਾ ਨਾਸ਼ ਕਰੋ ਪ੍ਰਭੂ,
ਅਪਦਾ ਦੇਵੇ ਟਾਲ।
ਸੱਤ ਧਰਮ ਜਗ ਵਿੱਚ ਫੈਲਾਵੇ,
ਸਫਲ ਹੋਇ ਗੁਰ ਘਾਲ॥੧੧॥
ਗੂੰਜੇ ਫਿਰ ਸਤਿ ਸ੍ਰੀ ਅਕਾਲ॥
ਤੁਰ ਗਏ.....

ਸਿਸ਼ਟੀ ਸਾਰੀ ਸਜੇ ਖਾਲਸਾ,
ਦੂਰ ਹੋਣ ਭ੍ਰਮ ਜਾਲ।
ਸਿੰਘ ਸੂਰ ਹੋ ਖੁਸ਼ੀਆਂ ਮਾਣਨ,
ਕਰਨ ਧਰਮ ਪ੍ਰਤਿਪਾਲ॥੧੨॥
ਇਸ ਬਿਧ, ਕੂੰਜੇ ਟੁੱਟਨ ਪਾਲ॥
ਤੁਰ ਗਏ.....॥

{ਕ: ਧ: ਚ:-੨, ਅਧਿ: ੨੩}



ਗੀਤ ੨੬-

ਮਾਈ ਭਾਗੋ। *

ਦੁਨੀਆਂ ਦੀ ਉੱਗਲ ਤੋਂ ਉੱਚਾ ਦਾਗ ਦੋਖ ਤੋਂ ਖਾਲੀ।
ਤੇਰਾ ਤੰਬੂ ਨਿੱਕਾ ਜੇਹਾ, ਦੇਂਦਾ ਪਿਆ ਦਿਖਾਲੀ।

ਨਿੰਦਾ ਦੀ ਨਹੀਂ ਪਹੁੰਚ ਓਸ ਥਾਂ ਜਿਸ ਟਿੱਬੀ ਤੋਂ ਡੇਰਾ,
ਕੁਈ ਉਲਾਮ੍ਹਾਂ ਉਡ ਨ ਪਹੁੰਚੇ, ਉੱਚ ਟਿਕਾਣਾ ਤੇਰਾ।

ਤੂ ਲੰਮੀ ਉੱਚੀ ਤੇ ਭਰਵੀਂ ਸੂਰਤ ਰੰਗ ਜਲਾਲੀ,
ਤਰਸਾਂ ਵਾਲੀ ਪਰ ਭੈ ਨਾਹੀਂ, ਚੜ੍ਹੀ ਸੱਚ ਦੀ ਲਾਲੀ।

ਸੱਚ ਉਭਰੇਂਦਾ ਸੀਨੇ ਤੇਰੇ, ਚਿਹਰੇ ਸਿਦਕ ਚੜੇਂਦਾ;
ਤੋੜ ਨਿਭਾਵਨ ਵਾਲਾ ਖੇੜਾ ਲੂੰ ਲੂੰ ਵਿੱਚ ਵਸੇਂਦਾ।

ਸੱਜੇ ਖੱਬੇ ਤੱਕੇਂ ਨਾਹੀਂ, ਪਿੱਛੇ ਮੁੜ ਨਾ ਦੇਖੋ,
ਅੱਗੇ ਤਾਂਘ ਅਗੇਰੇ ਰੱਖੋਂ, ਅੱਗਾ ਅੱਗਾ ਵੇਖੋਂ।

“ਸੱਚ” “ਸਿਦਕ” ਦੋ ਤਾਰੇ ਤੇਰੀ ਅਖੀਂ ਅਰਸੋਂ ਆਏ,
ਨਜ਼ਰ ਉਚੇਰੀ ਅਰਸ਼ਾਂ ਵੰਨੇ, ਪੱਕੀ ਗਾਏ ਟਿਕਾਏ।

ਟਕ ਬੰਨ੍ਹੀਂ ਦੋਹਾਂ ਤੇ ਤੂੰ ਹੈ, ਵਧਦੀ ਵਧਦੀ ਜਾਏਂ,
ਇਕੋ ਸਾਂਗ^੧ ਹਥ ਦੀ ਤੇਰੀ ਦੁਨੀਆਂ ਰਾਹ ਦਿਖਾਏ।

ਭਾਗੋ! ਤੂੰ ਭਾਗਾਂ ਹੈਂ ਵਾਲੀ, ਬਡੇ ਭਾਗ ਹਨ ਤੇਰੇ।
ਭਾਗ ਗਾਏ ਤੈਂ ਪਾਸੋਂ ਪਾਪੀ ਪੰਜ ਦੂਤ ਚਕ ਡੇਰੇ।

* ਇਹ ਕਵਿਤਾ ੩ ਪੇਹ ਸੰ: ਗੁ: ਨਾ: ਸਾ: ੪੪੬ {੧੭ ਦਸੰਬਰ ੧੯੧੪} ਨੂੰ
ਗੁਰਪੁਰਬ ਸਪਤਮੀ ਦੇ ਖਾਲਸਾ ਸਮਾਜਾਰ ਵਿਖੇ ਪ੍ਰਕਾਸ਼ਿਅ ਸੀ।

੧. ਥੇਤੀ ਕਰਨ ਦਾ ਲਕੜੀ ਦਾ ਕੁਦਰਤੀ ਬਣਿਆ ਸੰਦ ਜੋ ਅੱਗੋਂ ਦੁਮੁਹਾਂ ਤੇ ਪਿਛੋਂ ਇਕ
ਦਸਤੇ ਵਾਲਾ ਹੁੰਦਾ ਹੈ।

ਨਿਤਰੀ ਤੂੰ, ਨਿੱਤਰ ਵਿਚ ਬਲ ਦੇ ਸੱਚੀ ਸਾਂਗ ਘੁਕਾਈ,
ਡੱਬੇ ਤਰੇ, ਨਿੱਤਰੇ ਵੀਰਨ ਤਿੱਖੀ ਤੇਰਾ ਚਲਾਈ।

ਤੇਰੇ ਸਿਦਕ-ਸਿਤਾਰੇ ਬੀਰਾ! ਕਿੰਨੇ ਰਾਹ ਲਗਾਏ,
ਸੱਚੇ ਯਗ, ਸਿਦਕਾਂ ਯਗਵੇਦੀ ਹਸ ਹਸ ਹੋਮ ਕਰਾਏ।

ਤੂੰ ਚਾਨਣ, ਸਾਗਰ ਘਰ ਚਾਨਣ^੧, ਬੜਿਆਂ ਰਾਹ ਦਿਖਾਏ,
ਤੈਂ ਵਲ ਤੱਕ ਬਚੇ ਕਈ ਬੋਹਿਬ, ਰਸਤੇ ਜਿਨਾਂ ਖੁੱਝਾਏ।

ਤੂੰ ਮੀਨਾਰ, ਮੁਨਾਰਾ ਚਾਨਣ, ਤੂੰ ਪਾਂਧੀਆਂ ਦਾ ਤਾਰਾ,
ਅੱਚੁਤ^੨ ਸਦਾ ਨਿਰੋਲ ਲਿਸ਼ਕਦਾ ਤੇਰਾ ਹੈ ਚਮਕਾਰਾ।

{ਕ: ਧ: ਚ:-੨, ਅਧਿ:-੮੩}



੧. ਸਮੁੰਦਰ ਕਿਨਾਰੇ ਚਾਨਣ ਮੁਨਾਰਾ (Light House) ਜੇੜਾ ਜਹਾਜ਼ਾਂ ਨੂੰ guide ਕਰਦਾ ਹੈ।
੨. ਨਾ ਮੁੱਕਣ ਵਾਲਾ।

ਗੀਤ ੨੨-

ਛਕੀਰ ਇਬ੍ਰਾਹੀਮ ਦੀ ਸਿਕਾ। *

ਤੜਪ ਪਈ ਤੜਪਾਂਦੀ ਅੰਦਰ
ਸਿੱਕ ਕੁਈ ਧੂਹ ਪਾਂਦੀ ਹੈ।

ਅਣਬੁਝਦੀ ਕੁਈ ਡੰਡ ਕਾਲਜਾ
ਖੁਹ ਖੁਹ ਕੇ ਲਈ ਜਾਂਦੀ ਹੈ।

ਕੁਝ ਹੁੰਦਾ ਕੁਝ ਹੁੰਦਾ ਭਾਸੇ,
ਕੀ ਭਾਸੇ? ਕੁਈ ਸਮਝ ਨਹੀਂ,

ਪੀੜ ਕਲੇਜੇ, ਨੀਰ ਨੈਣ ਵਿਚ
ਘੁਲਦੀ ਜਿੰਦੜੀ ਜਾਂਦੀ ਹੈ।

{ਕ: ਧ: ਚ:-੨ ਆਧੀ:-੮੪}



* ਇਹ ਰਚਨਾ ਸੰ: ਗੁ: ਨਾ: ਸਾ:-੪੫੧ (੧੯੨੦ ਈ:) ਦੀ ਹੈ। ਇਹ ਸੱਯਦ ਇਬ੍ਰਾਹੀਮ ਮਾਲਵੇ ਦੇਸ਼, ਛਤਿਆਣੇ ਪਿੰਡ ਇਕ ਟਿੱਬੀ ਤੇ ਆਪਣੀ ਕੁਟੀਆ ਬਾਹਰ ਬੈਠਾ ਹੈ। ਸਚਾ ਜਗਿਆਸੂ ਹੈ, ਬੜੇ ਚੁਹਦ ਕਰ ਚੁਕਾ ਹੈ, ਪੀਰਾਂ ਛਕੀਰਾਂ ਨੂੰ ਮਿਲ ਚੁਕਾ ਹੈ ਪਰ ਕੋਈ ਢੂੰਘੀ ਪਿਆਸ ਹੈ, ਹਾਇ। ਮਿਲੇ; ਕੌਣ ਮਿਲੇ? ਪਤਾ ਨਹੀਂ ਮਨ ਲਿਸ ਨੂੰ ਲੋਚਦਾ ਹੈ। ਕਵੀ ਜੀ ਨੇ ਉਸ ਦੇ ਭਾਵ ਕਲਮਬੰਦ ਕੀਤੇ ਹਨ। -ਸੰਪਾਦਕ

ਗੀਤ ੨੮-

ਛਕੀਰ ਇਖਾਹੀਮ ਜੀ ਦੀ ਆਪਣੇ ਸਤਸੰਗੀ ਸਿਪਾਹੀ ਨੂੰ ਬੇਨਤੀ। *

ਤੂੰ ਡਿੱਠਾ ਅਸਾਂ ਦਿਖਾਲ ਕੁੜੇ।
 ਕਰਿ ਦਰਸਨ ਨਾਲ ਨਿਹਾਲ ਕੁੜੇ।
 ਤੂੰ ਜਪਿਆ ਅਸਾਂ ਜਪਾਲ ਕੁੜੇ।
 ਅੰਗ ਪਿਆਰਾਂ ਵਾਲਾ ਪਾਲ ਕੁੜੇ। ੧

{ਕ: ਧ: ਚ:-੨, ਅਧਿ:-੮੪}



* ਇਹ ਰਚਨਾ ਵੀ ੧੯੨੦ ਈ: ਦੀ ਹੈ। ਦੇਖੋ ਗੀਤ ਨੰ: ੨੨ ਦਾ ਛੁਟ ਨੋਟ। ਸਿਪਾਹੀ ਨੂੰ ਕਲਗੀਧਰ ਜੀ ਦੇ ਦਰਸਨ ਹੋ ਚੁਕੇ ਹਨ ਤੇ ਉਹ ਖੇੜੇ ਵਿਚ ਹੈ। ਉਸਨੂੰ ਖਿੜਿਆ ਵੇਖਕੇ ਛਕੀਰ ਦਾ ਤਰਲਾ ਹੈ।

੧. ਦੇਸਤੀ ਨਿਬਾਹ।

ਗੀਤ ੨੯-

ਤੂੰਈਂ ਤੂੰਈਂ*

ਰੂੰ ਰੂੰ ਵਿਚ ਤੂੰ, ਲੂੰ ਲੂੰ ਵਿਚ ਤੂੰ।
 ਤੂੰਈਂ ਦਾ ਤਾਣਾ, ਤੂੰਈਂ ਦਾ ਪੇਟਾ।
 ਤੂੰਈਂ ਦਾ ਕੱਤਣ ਤੂੰਈਂ ਦਾ ਤੁੰਮਣ।
 ਤੂੰਈਂ ਦਾ ਖੇਸ ਤੂੰਈਂ ਦਾ ਵੇਸ।
 ਤੂੰਈਂ ਦੀ ਮਾਈ, ਤੂੰਈਂ ਵਿਚ ਸਮਾਈ।

{ਕ: ਧ: ਚ:-੨, ਅਧਿ:-੮੫}



* ਇਹ ਸੰ: ਗੁ: ਨਾ: ਸਾ:-੪੫੪ (੧੯੨੩ ਈ:) ਦੀ ਰਚਨਾ ਹੈ। ਮਾਈ ਦੇਸਾਂ ਨੇ ਬਚਪਨ ਵਿਚ ਸ੍ਰੀ ਕਲਗੀਧਰ ਜੀ ਦੇ ਦਰਸ਼ਨ ਕੀਤੇ ਸਨ। ਹੁਣ ਵਿਧਵਾ ਹੋ ਚੁਕੀ ਹੈ, ਸ਼ਰੀਰੇ ਨੇ ਸਾਰੀ ਜ਼ਮੀਨ ਖੱਸ ਲੀਤੀ ਹੈ। ਦੁਖੀ ਹੈ, ਪਰ ਬਚਪਨ ਵਿਚ ਕੀਤੇ ਦਰਸ਼ਨ ਅੰਦਰ ਬੈਠ ਗਏ ਹਨ। ਵਾਹਿਗੁਰੂ ਵਾਹਿਗੁਰੂ ਕਰਦੀ ਨੇ ਇਕ ਖੇਸ ਗੁਰੂ ਜੀ ਵਾਸਤੇ ਬਨਾਇਆ। ਨਿਮਾਣਿਆਂ ਦੀ ਕਾਰ, ਨਿੱਕੇ ਦਿਲਾਂ ਦਾ ਪਿਆਰ, ਕਿਵੇਂ ਕਬੂਲਦਾ ਹੈ। ਖੇਸ ਹੇਠ ਵਿਛਾਉਣ ਲਈ ਸੀ, ਉਹ ਖੇਸ ਛਾਡੀ ਨਾਲ ਲਾ ਕੇ ਗੁਰੂ ਆਖਦਾ ਹੈ.....

-ਸੰਪਾਦਕ

ਰੀਤ ੮੦-

ਗੁਰੂ* ।

‘ਗੁਰੂ’! ਸਦਕੇ! ਇਸ ਨਾਮ ਦੇ
ਦੱਸੋ ਜੀ ‘ਗੁਰੂ’ ਕਿਸ ਨੂੰ ਅਖਦੇ ਹਨ?

ਪੁੱਛੋ ਭਾਈ, ਪੁੱਛੋ, ਜਮ ਜਮ ਪੁੱਛੋ, ਪੁੱਛਿਆਂ ਸਾਰੇ ਲੋਕੀਂ ਇਹ
ਅਖਦੇ ਹਨ, ਬਈ ‘ਗੁਰੂ’ ਦਾ-

- {੧} ਇਕ ਅਰਥ ਹੈ ‘ਹਨੇਰੇ ਨੂੰ’ ਦੂਰ ਕਰਨ ਵਾਲਾ।
- {੨} ਦੁਆ ਅਰਥ ਹੈ ‘ਵੱਡਾ’।
- {੩} ਤੀਆ ਅਰਥ ਹੈ ‘ਸ਼ਬਦ ਦਾ ਦਾਤਾ’।
- {੪} ਚੌਥਾ ਅਰਥ ਹੈ ‘ਉਸਤਾਦ’, ਸਿੱਖਜਾਦਾਤਾ।
- {੫} ਪੰਜਵਾਂ ਅਰਥ ਹੈ ‘ਮੁਰਸ਼ਿਦ’।
- {੬} ਛੇਵਾਂ ਅਰਥ ਹੈ ‘ਪੈਰੀਬਰ’।
- {੭} ਸਤਵਾਂ ਅਰਥ ਹੈ ‘ਅਵਤਾਰ’।
- {੮} ਅਠਵਾਂ ਅਰਥ ਹੈ ‘ਖੁਦਾ’, ‘ਰੱਬ’। ਪਰ ਭਾਈ! ਜੋ ‘ਸਿੱਖ’ ਹੈ,
ਉਸ ਦੇ ਅੰਦਰ ਗੁਰੂ ਦਾ ਅਰਥ ਕੀ ਹੈ?

ਗੁਰੂ ਦਾ ਅਰਥ

ਜੀਓ ਜੀ! ਉਸ ਦੇ ਅੰਦਰ ਅਰਥ ਹੈ:-

ਇਕ ਸਭ ਤੋਂ ਪਿਆਰਾ, ਪਿਆਰੀਆਂ ਚੀਜ਼ਾਂ ਤੇ ਪਿਆਰਿਆਂ ਤੋਂ
ਵੱਧ ਪਿਆਰਾ, ਇਕ ਸਮਝ ਦੀਆਂ ਡੂੰਘਾਈਆਂ ਤੋਂ ਭੀ ਡੂੰਘੇ ਥਾਂ
ਵਸਦਾ ਸਭ ਤੋਂ ਉੱਚਾ, ਸੱਚਾ, ਸੁੱਚਾ,

ਪਿਆਰਾ, ਮਿੱਠਾ ਲੱਗਣ ਵਾਲਾ,

ਸੱਚੀ ਮੁੱਚੀ ਅੰਦਰ ਵਸਦਾ ਵਜੂਦ,

ਅੰਤਰ ‘ਵੱਸਦਾ’ ਮਿੱਠਾ ਵਜੂਦ। ਜੀਓ ਜੀ!

* ਇਹ ਕਿਆਲ ੧੪ ਪੇਹਾ ਸੀਮਤ ਗੁ: ਨਾ: ਸਾ: ੪੪੮ {੨੮ ਦਸਥੰਬਰ ੧੯੧੭} ਦੇ
ਗੁਰਪੁਰਥ ਸਪਤਮੀ ਦੇ ਖਾਲਸਾ ਸਮਾਚਾਰ ਵਿਚ ਪ੍ਰਕਾਸ਼ਤ ਹੋਇਆ ਸੀ। ਇਹ ਛੰਦ
ਮੁਕਤ ਕਵਿਤਾ ਦੇ ਰੂਪ ਵਿਚ ਹੈ।

ਫੇਰ ਨੈਣੀ ਵੱਸਦਾ ਮਿੱਠਾ ਵਜੂਦ।

ਜੀਓ ਜੀ! ਫੇਰ ਜਿਧਰ ਜਿਧਰ ਨਜ਼ਰ ਜਾਏ ਓਧਰ ਓਧਰ
ਵੱਸਦਾ ਵਜੂਦ।

ਆਹੋ ਨੀ, ਰਹਿੰਦਾ ਨੀ

ਹਰਦਮ ਰਹਿੰਦਾ

ਅੱਖੀਆਂ ਦੇ ਸਾਹਮਣੇ।

ਜਿਸਨੂੰ ‘ਸਿੱਖ’ ਨੇ ਮਨੁੱਖ ਜਾਮੇ ਵਿਚ ਡਿੱਠਾ
ਯਾ ਸੁਣਿਆਂ ਸੀ। ਤੇ ਹੁਣ ਜਿਸ ਦੇ ਜਾਗਤੀ
ਜੋਤ ਸਦਾ ਸਲਾਮਤ ਵਜੂਦ ਦੇ ਹੋਣ ਦਾ ਬੇਸੁਬਹ ਨਿਸ਼ਚਾ ਉਸਦੇ
ਆਤਮਾਂ ਵਿਚ ਇਉਂ ਦਾ ਹੈ ਕਿ
ਉਹ ਵਜੂਦ ਉਸਦੇ ਅੰਦਰ-

‘ਆਹੋ ਨੀ ਰਹਿੰਦਾ ਨੀ

ਹਰ ਦਮ ਰਹਿੰਦਾ

ਮੇਰੇ ਨੀ ਅੰਦਰੇ।’

ਛਹਿਬਰਾਂ ਲਾਈ ਰਖਦਾ ਹੈ

ਤੇ ਉਹ ਏਸ ‘ਸੰਗੀਤ ਥਾਟ ਵਿਚ ਰਹਿੰਦਾ ਹੈ:

“ਗੁਰੂ ਗੁਰੂ ਗੁਰੂ ਕਰਿ ਮਨ ਮੇਰ॥

ਗੁਰੂ ਬਿਨਾ ਮੈ ਨਾਹੀਂ ਹੋਰ॥”

{ਗੌਡ ਮ: ੫/੮੪੮}

{ਕ: ਧ: ਚ:-੨, ਅਧਿ:-੯੭}



ਗੀਤ ੮੧-

ਕਉਣ ਸਾਨੂੰ ਬਹੁੜਿਆ ?*

ਰਿਖੀ, ਮੁਨੀ, ਤਪੀ, ਹਠੀ,
ਜਤੀ, ਸਤੀ, ਸਿੱਧ ਸਾਧ
ਜੋਰੀ ਤੇ ਜੰਗਮ ਕੋਈ
ਸਾਨੂੰ ਨਾ ਸੀ ਅਹੁੜਿਆ।

ਫੜੇ ਜਾਈਏ ਚਿੜੀਆਂ ਵਾਂਗੂ,
ਬੱਧੇ ਜਾਈਏ ਬਿਨਾਂ ਪਾਪ,
ਮਾਰੇ ਜਾਈਏ ਬਿਨਾਂ ਦੋਸ਼,
ਘਰ ਘਾਟ ਚਉੜਿਆ।

ਓਸ ਵੇਲੇ ਧਰਾ ਨਾਥ
ਬਡੇ ਲੋਗ ਚੁੱਪ ਭਏ
ਮੰਦਰ ਨਾਥ ਮੰਦਰਾਂ ਤੋਂ
ਕੋਈ ਨਾਹੀ ਦਉੜਿਆ।

ਇੱਕੋ ਸ੍ਰੀ ਗੁਬਿੰਦ ਸਿੰਘ
ਸੱਚਾ ਆਤਮ ਵੇਤਾ ਗੁਰ
ਦੂਖੀ ਦੀਨ ਪ੍ਰਜਾ ਤਾਈਂ
ਇੱਕੋ ਏਹੋ ਬਹੁੜਿਆ।

{ਕ: ਧ: ਚ:-੨, ਅਧੀ:-੯੭}



* ਇਹ ਕਵਿਤਾ ੧੪ ਪੇਹ ਸੰ: ਗੁ: ਨਾ: ਸਾ:-੪੪੮ (੨੮ ਦਸੰਬਰ, ੧੯੧੭ ਈ:) ਦੀ ਰਚਨਾ ਹੈ। ਤ੍ਰੈਏ ਰੂਹਾਨੀ ਆਦਮੀ ਕੰਬ ਰਹੇ ਹਨ ਕਿ ਹੈ ਇਸ ਆਦਮੀ ਨੇ, ਜੋ ਅਸਾਂ ਡਿੱਠਾ ਸੀ, ਅਵਤਾਰ ਹੋਕੇ ਆਇਆ ਹੈ, ਲਹੂ ਹੱਥ ਲਖੇਤ ਲਏ ਹਨ, ਇਹ ਤਾਂ ਖਬਰੇ ਕੌਣ ਹੈ? ਉਪਰ ਅਰਜ਼ਾਂ ਤੋਂ ਗੈਬੀ ਆਵਾਜ਼ ਬੋਲ ਰਹੀ ਹੈ : ‘ਇਹ ਬੀ ਰੂਹਾਨੀਅਤ ਹੈ, ਇਹ ਬੀ ਸਮਾਪੀ ਹੈ, ਇਹ ਵੀ ਕਮਾਲ ਹੈ, ਦਿਲ ਤਾਂ ਮੇਰੇ ਨਾਲ ਅਤੁੱਟ ਲਗਾ ਰਹੇ, ਹੱਥ ਸਿੜਾਟੀ ਦਾ ਭਾਰ ਹਰਨ, ਇਹ ਰੂਹਾਨੀਅਤ ਦਾ ਕਮਾਲ ਹੈ। ਡਿੱਠਾ ਜੇ..... ਸੰਪਦਕ

ਗੀਤ ੮੨-

ਗੁਰੂ ਗੋਬਿੰਦ ਸਿੰਘ ਜੀ ਆਏ ਹੈਂ। *

ਵਡਭਾਗ ਭਇਆ ਇਸ ਪਰਤੀ ਦਾ
ਗੁਰ ਗੋਬਿੰਦ ਸਿੰਘ ਜੀ ਆਏ ਹੈਂ।
ਸੁਖ ਦੇਵਣ ਨੂੰ ਹਾਂ ਆਏ ਹੈਂ,
ਗੁਰ ਕਲਰੀਆਂ ਵਾਲੇ ਆਏ ਹੈਂ।

ਸਿਰ ਕਲਰੀ, ਲਕ ਤਲਵਾਰ ਲਰੀ,
ਏ 'ਹੁਕਮ' ਨਿਸ਼ਾਨ ਸਜਾਏ ਹੈਂ।
ਮੂੰਹ ਅੰਮ੍ਰਿਤ ਬਚਨ ਅਲਾਂਦੇ ਹੈਂ
ਏ 'ਪ੍ਰੇਮ' ਪ੍ਰਕਾਸ਼ਾਂ ਪਾਏ ਹੈਂ।

ਏ ਸੱਦਣਗੇ ਮਿਠ ਬੋਲੇ ਹੋ,
ਪਾ ਡੋਰ ਪ੍ਰੇਮ ਦੀ ਖਿੱਚਣਗੇ,
ਸਿਮਰਨ ਦਾ ਸੰਖ ਵਜਾਵਣਗੇ,
ਇਉਂ ਮੁਰਦੇ ਲੈਣ ਜਿਵਾਏ ਹੈਂ।

ਜੋ ਸੜ ਉੱਠੇ ਹਨ ਮੁਰਦੇ ਜੀ
ਓਹ ਪਕੜ ਕੁਠਾਲੀ ਪਾਵਣਗੇ,
ਫਿਰ ਢਾਲਣਗੇ ਫਿਰ ਸਾਜਣਗੇ
ਦੇ ਨਵਾਂ ਜਨਮ ਜੀਉਲਾਏ ਹੈਂ।

੧. ਹੈ ਦੁਖੀਏ ਦਾ ਦੁਖ ਹਰਨਾ ਜੋ
ਏ ਇਕ ਪ੍ਰੇਮ ਦੀ ਵਨਰੀ ਹੈ,
੨. ਮੁਰਦੇ ਨੂੰ ਪਕੜ ਜਿਵਾਲਨ ਜੋ
ਏ ਰੰਗ 'ਪ੍ਰੇਮ' ਨੇ ਲਾਏ ਹੈਂ।

* ਇਹ ਰਚਨਾ ਸੰ: ਗੁ: ਨਾ: ਸਾ:-੮੪੪ (੯ ਜਨਵਰੀ, ੧੯੧੩ ਈ:) ਦੀ ਹੈ।

੩. ਗਏ ਤੱਕ ਜੋ ਹਨ ਮੁਰਦਾਰ ਪਏ
ਤੇ ਹੋਇ ਅਸਾਧ ਗਏ ਪਈ,
ਮੁੜ ਮਾਰ ਜਿਵਾਲੇ ਇਹਨਾਂ ਨੂੰ
ਤੇ ਨਵੇਂ ਰੂਪ ਰੰਗ ਲਾਏ ਹੈਂ।

੧. ਸੰਤਾਂ ਨੂੰ ਆਪ ਉਬਾਰਨ ਨੂੰ,
੨. ਭੁਲਿਆਂ ਨੂੰ ਰਸਤੇ ਪਾਵਨ ਨੂੰ,
੩. ਦੁਸ਼ਟਾਂ ਨੂੰ ਮਾਰ ਪਛਾੜਨ ਨੂੰ
ਇਉਂ ਮਾਰ ਜਿਵਾਲਣ ਆਏ ਹੈਂ।

ਇਉਂ ਹੋ ਅਨੁਰਾਗ ਸਰੂਪ ਗੁਰੂ
ਅਜ ਆਏ ਜੀ ਆਜ ਆਏ ਹੈਂ,
ਖੁਸ਼ੀਆਂ ਤੇ ਮੰਗਲ ਗਾਊ ਸਭੇ
ਵਧ ਜਾਓ, ਸਭੇ, ਵਧਾਏ ਹੈਂ!

{ਕ: ਧ: ਚ:-੨, ਅਧਿ:-੧੦੩}



ਗੀਤ ੮੩-

ਪਜਾਰੇ ਦੇ ਅੰਕ ਸਮਾਵੇਂ।

ਮੈਲਿਆਂ ਨੂੰ ਧੋਵੇ ਤੇ ਰੰਗ ਚੜ੍ਹਾਵੇ
 ਤੇ ਰੰਗਿਆਂ ਦਾ ਮੁੱਲ ਪੁਆਵੇ,
 ਮੁੱਲ ਪਿਆਂ ਨੂੰ ਜੋ ਹਾਜ਼ਰ ਹਜ਼ੂਰੀ
 ਹਾਂ ਵਿਚ ਹਜ਼ੂਰੀ ਪੁਚਾਵੇ;

ਸਰਨ ਲਈਂ ਉਸ ਕਲਰੀਆਂ ਵਾਲੇ ਦੀ
 ਆਪਾ ਚਾ ਭੇਟ ਚੜ੍ਹਾਵੀਂ,
 ਜੋ ਫਰਸ਼ ਤੋਂ ਉਠੋਂ ਤੇ ਅਰਸ਼ ਤੇ ਜਾਵੇ
 ਤੇ ਪਜਾਰੇ ਦੇ ਅੰਕ ਸਮਾਵੇਂ।

{ਕ: ਧ: ਚ:-੨, ਅਧਿ:-੧੦੪ ਦੇ ਬਾਦ}



ਗੀਤ ੮੪-

ਅੱਜ ਵਧਾਈ ਦਾ ਦਿਨ। *

ਧੰਨ ਧੰਨ ਅੱਜ ਵਧਾਈ ਦਾ ਦਿਨ,
ਗੁਰੂ ਗੋਬਿੰਦ ਸਿੰਘ ਜਗ ਵਿਚ ਆਇਆ।

ਸੱਤ੍ਰਾਂ ਸੌ ਤੇਈਆ ਸੰਨ ਬਿਕ੍ਰਮ,
ਪਟਣਾਂ ਸ਼ਹਰ ਬਿਹਾਰ ਸੁਹਾਇਆ।

ਪੇਹ ਸੁਦੀ ਸਤਮੀ ਅੱਧ ਰਾਤੀ,
ਦੁਸ਼ਟ ਦਮਨ ਪਰਕਾਸ਼ ਕਰਾਇਆ।

ਮਹਾਂਪੁਰਖ ਗੁਰ ਤੇਗ ਬਹਾਦੁਰ,
ਮਹਾਂ ਤੇਜਸੀ ਤਿਸ ਘਰ ਆਇਆ।

ਧੰਨ ਧੰਨ ਅੱਜ ਵਧਾਈ ਦਾ ਦਿਨ,
ਗੁਰੂ ਗੋਬਿੰਦ ਸਿੰਘ ਜਗ ਵਿਚ ਆਇਆ॥੧॥

ਗਈ ਗੁਆਤੀ ਹਾਲਤ ਭਾਰਤ,
ਗਈ ਬਹੋਰ ਦਾ ਬਿਰਦ ਵਿਖਾਇਆ।

ਕੁਬੁਧ ਕਰਨ ਤੇ ਲੋਕ ਹਟਾ ਕੇ,
ਕਹਿਆ ਪ੍ਰਭੂ ਦਾ ਜਗਤ ਸੁਣਾਇਆ।

ਸਤਿਨਾਮ ਦਾ ਮੰਤ੍ਰ ਦਿੜਾ ਕੇ,
ਮੁਕਤੀ ਮਾਰਗ ਸੁਖ ਦਿਖਾਇਆ।

ਅਪਨੇ ਜਾਣ ਨਿਵਾਜੇ ਬਖਸ਼ੇ,
ਸਿਖ ਸੰਗਤ ਸਭ ਪਾਰ ਲੰਘਾਇਆ।

* ਇਹ ਕਵਿਤਾ ਸੰ: ਗੁ: ਨਾ: ਸਾ:-੪੩੧ ਦੀ ਰਚਨਾ ਹੈ।

ਧੰਨ ਧੰਨ ਅੱਜ ਵਧਾਈ ਦਾ ਦਿਨ:,
ਗੁਰੂ ਗੋਬਿੰਦ ਸਿੰਘ ਜਗ ਵਿਚ ਆਇਆ॥੨॥

ਮੰਗਲ ਚਾਰ ਉਛਾਹ ਘਨੇਰਾ,
ਘਰ ਘਰ ਮੰਗਲ ਅਨਦ ਸਵਾਇਆ।

ਪਟਨਾ ਸ਼ਹਰ ਲਹਰ ਆਨੰਦ ਵਿਚ,
ਨਰ ਨਾਰੀ ਉਤਸ਼ਾਹ ਵਧਾਇਆ।

ਫੈਲੀ ਖੁਸ਼ੀ ਕੀਰਤੀ ਵਾਕਰ,
ਮੁਲਕ ਅਸਾਮ ਤੀਕ ਪਹੁੰਚਾਇਆ।

ਦੇਸ ਕਾਵਰੂ ਹੁਤੇ ਸਤਿਗੁਰੂ,
ਸੁਣ ਤੋਪਾਂ ਦਾ ਸ਼ਕਲ ਕਰਾਇਆ।

ਧੰਨ ਧੰਨ ਅੱਜ ਵਧਾਈ ਦਾ ਦਿਨ:
ਗੁਰੂ ਗੋਬਿੰਦ ਸਿੰਘ ਜਗ ਵਿਚ ਆਇਆ॥੩॥

ਮੰਗਤ ਆਏ ਸਭ ਵਰਸਾਏ,
ਭੁਗਤ ਮੁਕਤ ਜੋ ਜਿਸ ਨੂੰ ਭਾਇਆ।

ਗਿਆ ਨ ਖਾਲੀ ਕੁਈ ਸਵਾਲੀ,
ਜੋ ਚਾਹਿਆ ਸੋਈ ਕੁਝ ਪਾਇਆ।

ਖੁਲ੍ਹੇ ਭੰਡਾਰੇ ਅਪਰ ਅਪਾਰੇ,
ਦਾਨ ਅਤੋਟ ਬਿਅੰਤ ਕਰਾਇਆ।

ਸਦਯਾਨੇ ਨੌਬਤ ਦਰ ਵੱਜੇ,
ਜੱਸ ਕਵਿੱਤ ਕਵਿ ਭੱਟਾਂ ਗਾਇਆ।

ਧੰਨ ਧੰਨ ਅੱਜ ਵਧਾਈ ਦਾ ਦਿਨ:
ਗੁਰੂ ਗੋਬਿੰਦ ਸਿੰਘ ਜਗ ਵਿਚ ਆਇਆ॥੪॥

ਹੋਰ ਅਵਤਾਰ ਬਥੇਰੇ ਹੋਏ,
ਇਕ ਇਕ ਕਾਰਣ ਤੇ ਇਕ ਆਇਆ।

ਜੋ ਆਇਆ ਤਿਨ ਅਪਣਾ ਜਗ ਵਿਚ,
ਦੋਹੀ ਡੱਕਾ ਨਾਮ ਜਪਾਇਆ।

ਏਹ ਅਵਤਾਰ ਉਤਰ ਕੇ ਆਪੇ,
ਭਗਤ ਭਾਉ ਬਿਤ ਰੂਪ ਦਿਖਾਇਆ।

ਦੁਸਟ ਦੋਖੀਆਂ ਨੂੰ ਦਲ ਮਲ ਕੇ,
ਨਾਮ, ਪ੍ਰੇਮ, ਭਗਤੀ ਵਲ ਲਾਇਆ।

ਧੰਨ ਧੰਨ ਅੱਜ ਵਧਾਈ ਦਾ ਦਿਨ:
ਗੁਰੂ ਗੋਬਿੰਦ ਸਿੰਘ ਜਗ ਵਿਚ ਆਇਆ॥੫॥

ਇਕ ਨੂੰ ਇੱਕੋ ਕਰਕੇ ਕਹ ਕੇ,
ਇਕ ਇਕ ਵਾਰੀ ਇਕ ਸਮਝਾਇਆ।

ਬਿਨ ਅਕਾਲ ਕੁਈ ਹੋਰ ਨ ਢੂਜਾ,
ਸਰਬ ਕਲਾ ਸਮਰੱਥ ਸੁਹਾਇਆ।

ਦੁਬਿਧਾ ਦੈਤ ਹਨੇਰਾ ਰੌਲਾ,
ਸੱਤ ਉਪਦੇਸ਼ ਪ੍ਰਕਾਸ਼ ਦਿਖਾਇਆ।

ਸੱਤ ਧਰਮ ਦਾ ਮਾਰਗ ਸਿੱਧਾ,
ਚੱਲਣ ਦਾ ਜਿਨ ਵੱਲ ਸਿਖਾਇਆ।

ਧੰਨ ਧੰਨ ਅੱਜ ਵਧਾਈ ਦਾ ਦਿਨ:
ਗੁਰੂ ਗੋਬਿੰਦ ਸਿੰਘ ਜਗ ਵਿਚ ਆਇਆ॥੬॥

ਬਲਿਹਾਰੇ ਵਾਰੇ ਘੁੰਮ ਵਾਰੇ,
ਜਗ ਰੁੜ੍ਹਦੇ ਨੂੰ ਬੰਨੋਂ ਲਾਇਆ।

ਕੁਰਬਾਣੀ ਸਦਕੇ ਹੋ ਉਸਤੋਂ,
ਨਾਮ ਦੇਇ ਜਿਨ ਭਗਤੀ ਲਾਇਆ।

ਰਹੁ ਸ਼ਰਣਾਈ ਉਸਦੀ ਨਿਸ ਦਿਨ,
ਚਾਹੀਏ ਨਹੀਂ ਉਪਕਾਰ ਭੁਲਾਇਆ।

ਰਹਤ ਬਹਤ ਤਿੱਖੀ ਸਿੱਖੀ ਦੀ,
ਖੜਗਾਧਾਰ ਤੇ ਜਿਨ੍ਹੇ ਚਲਾਇਆ।

ਧੰਨ ਧੰਨ ਅੱਜ ਵਧਾਈ ਦਾ ਦਿਨ:
ਗੁਰੂ ਗੋਬਿੰਦ ਸਿੰਘ ਜਗ ਵਿਚ ਆਇਆ॥੭॥

ਜਾਲ ਪਖੰਡ ਰਾਜ ਅਨਯਾਈ,
ਦੋਖੀ ਦੁਸਟ ਜੂਲਮ ਹਟਵਾਇਆ
ਸੱਚਾ ਮਾਰਗ ਸੱਤ ਧਰਮ ਦਾ,
ਪੰਥ ਖਾਲਸਾ ਪ੍ਰਗਟ ਕਰਾਇਆ।

ਸਿਮਰਨ ਭਜਨ ਕੀਰਤਨ ਪ੍ਰਭੂ ਦਾ,
ਨਾਮ ਦਾਨ ਇਸ਼ਨਾਨ ਦਿੜਾਇਆ।

ਕੀਤਾ ਅਮਰ ਮੌਤ ਭਉ ਕਟਿਆ,
ਅੰਮ੍ਰਿਤ ਦੇਇ ਜਹਾਜ਼ ਚੜ੍ਹਾਇਆ।

ਧੰਨ ਧੰਨ ਅੱਜ ਵਧਾਈ ਦਾ ਦਿਨ:
ਗੁਰੂ ਗੋਬਿੰਦ ਸਿੰਘ ਜਗ ਵਿਚ ਆਇਆ॥੮॥

ਗਿਦੜੋਂ ਸੇਰ ਸਜਾਏ ਜਿਸ ਨੇ,
ਚਹੁੰ ਵਰਣਾਂ ਦਾ ਮੇਲ ਮਿਲਾਇਆ।

ਪੰਜ ਪਿਆਰੇ ਜਿਸ ਨੇ ਪਿਆਰੇ,
ਕਰਕੇ ਤਖਤ ਪੰਥ ਪ੍ਰਗਟਾਇਆ।

ਰਾਜੇ ਰਾਣੇ ਸ਼ਾਹ ਬਹਾਦੁਰ,
ਸਭ ਤੋਂ ਆਦਰ ਮਾਣ ਰਖਾਇਆ।

ਹੁਕਮ ਅਕਾਲ ਪੁਰਖ ਦਾ ਸੱਚਾ,
ਉੱਘਾ ਆਖ ਜਗੱਤ ਸੁਣਾਇਆ।

ਧੰਨ ਧੰਨ ਅੱਜ ਵਧਾਈ ਦਾ ਦਿਨ:
ਗੁਰੂ ਗੋਬਿੰਦ ਸਿੰਘ ਜਗ ਵਿਚ ਆਇਆ॥੯॥

ਅਜ ਦਿਲ ਮੰਗਲ ਚਾਰ ਵਧਾਈ,
ਯਾਦਗਾਰ ਵਾਲਾ ਹੈ ਆਇਆ।


ਸੱਚੀ ਖੁਸ਼ੀ ਚਾਹੇ ਜੇ ਕੋਈ,
ਖੁਸ਼ੀ ਕਰੋ ਆਨੰਦ ਮਨ ਭਾਇਆ।

ਜੱਸ ਗਾਵੈ ਗੁਰ ਪੁਰਖ ਮਨਾਵੈ,
ਵੰਡ ਖਾਵੈ ਆਵੈ ਮਿਲ ਭਾਇਆ।

ਕਰੋ ਉਛਾਹ ਕੜਾਹ ਕੀਰਤਨ,
ਧੰਨਵਾਦ ਕਰਤਾਰ ਸੁਭਾਇਆ।

ਧੰਨ ਧੰਨ ਅੱਜ ਵਧਾਈ ਦਾ ਦਿਨ,
ਗੁਰੂ ਗੋਬਿੰਦ ਸਿੰਘ ਜਗ ਵਿਚ ਆਇਆ॥੧੦॥

{ਗੁਰਪੁਰਖ ਗੁਲਜਾਰ, ਖੇੜਾ ਪਹਿਲਾ}



ਗੀਤ ੮੫-

ਚਰਨੀਂ ਹੁਣ ਲਾ ਲਈਂ ! *

ਪ੍ਰੇਮ ਤੇਰੇ ਚਿਤ ਡੇਰਾ ਜਮਾਇਆ,
 ਲੂੰ ਲੂੰ ਵਿਖੇ ਤੇਰਾ ਪ੍ਰੇਮ ਸਮਾਇਆ,
 ਚਾਰ ਚੁਫੇਰੇ ਪ੍ਰੇਮ ਹੈ ਛਾਇਆ,
 ਪ੍ਰੇਮ ਬਿਨਾਂ ਕੁਝ ਨਹੀਂ॥੧॥

ਪ੍ਰੇਮ ਦੀ ਅੱਗ ਚਿੱਤ ਬਲੇ ਕਰਾਰੀ,
 ਬਾਲੇ ਤੇ ਸਾਜੇ ਫੇਰ ਲਗੇ ਪਿਆਰੀ,
 ਦਰਸਨ ਦੀ ਸਿੱਕ ਨਾਲ ਮੱਲ੍ਹਦੀ ਭਾਰੀ,
 ਤਰਸ ਤਰਸ ਨਿਤ ਰਹੀ॥੨॥

ਐਗਣ ਹਾਰੀ ਭਾਰੀ ਮੈਂ ਸਾਈਅਂ,
 ਐਗਣੀਂ ਪਲੀਅਂ, ਐਗਣੀਂ ਜਾਈਅਂ,
 ਐਤਾਣ ਭਰੀ ਤੇਰੇ ਦੁਆਰੇ ਤੇ ਆਈਅਂ,
 ਪਿਆਰਿਆ! “ਨਾਂਹ” ਨ ਕਹੀ॥੩॥

* ਇਹ ਗੀਤ ਸੰ: ਗੁ: ਨਾ: ਸਾ: ੪੩੩ ਦੀ ਰਚਨਾ ਹੈ। ਕੰਬਦੀ ਕਲਾਈ ਭਾਗ ਪਹਿਲਾ ਵਿਚ ਗੀਤ ਨੰ: ੧੪ ‘ਪ੍ਰੇਮ ਸੰਦੇਸ਼’ ਦੇ ਸਿਰਲੇਖ ਹੇਠ ਛੱਪ ਚੁਕਾ ਹੈ। ਇਸੇ ਹੀ ਸਿਰਲੇਖ ਹੇਠ ਇਕ ਗੀਤ ਪੁਸਤਕ ‘ਗੁਰਪੁਰਬ ਗੁਲਜ਼ਾਰ’ ਦੇ ਬੇੜਾ ਤੀਜਾ ਵਿਚ ਛੱਪੀ ਹੈ। ਗੁਰਪੁਰਬ ਗੁਲਜ਼ਾਰ ਵਾਲੀ ਪੁਸਤਕ ਵਿਚ ਜੋ ਗੀਤ ਹੈ ਉਸ ਵਿਚ ਕੁਝ ਛੰਦ ਜ਼ਿਆਦਾ ਹਨ। ਪੁਸਤਕ ਕੰਬਦੀ ਕਲਾਈ ਭਾਗ ਪਹਿਲਾ ਛੱਪਣ ਵੇਲੇ ਇਹ ਛੰਦ ਪ੍ਰੂਫ ਰੀਡਰ (Proof Reader) ਦੀ ਉਕਾਈ ਦੇ ਕਾਰਨ ਛੁਟ ਗਏ ਯਾ ਕੋਈ ਹੋਰ ਕਾਰਨ ਹੈ-ਕੁਝ ਪਤਾ ਨਹੀਂ! ਕਿਉਂਕਿ ਛੰਦ ਬੜੇ ਕੀਮਤੀ ਹਨ ਤੇ ਜਿਸ ਵਿਚ ਕੁਝ ਹੋਰ ਕਾਰਨ ਦਾ ਲਾਭ ਉਠਾ ਸਕਣ। ਸਿਰਲੇਖ ਗੀਤ ਦੇ ਵਿਚੋਂ ਹੀ ਚੁਣਿਆ ਹੈ। ਕਲਰੀਆਂ ਵਾਲੇ ਦੇ ਚਰਨਾਂ ਵਿਚ ਅਰਦਾਸ ਹੈ।

-ਸੰਪਾਦਕ

ਨਾਂ ਮੈਂ ਹੁਪ ਧਨ ਜੋਬਨ ਨਾਹੀਂ,
 ਅੱਲ ਵਲੱਲੀ ਭੁਲੱਕਣ ਗੁਨਾਹੀਂ,
 ਨਾਂ ਮੈਂ ਮਾਣ ਤਾਣ ਕੁਝ ਰਖਾਹੀਂ,
 ਬਖਸ਼ ਬਖਸ਼ ਤੂੰ ਲਹੀਂ॥੪॥

ਸਭ ਕੁਝ ਮੇਰਾ ਗਿਆ ਗੁਵਾਤਾ,
 ਯਾਦ ਤੇਰੀ ਵਿਚ ਏਹ ਮਨ ਰਾਤਾ,
 ਯਾਦ ਬਿਨਾਂ ਮੈਂ ਕੁਝ ਨ ਜਾਤਾ,
 ਯਾਦੇ ਯਾਦ ਹੀ ਰਹੀ॥੫॥

ਦੂਈ ਦੀ ਡਾਇਣ ਗਈ ਗੁਵਾਤੀ,
 ਹਉਮੈਂ ਦੀ ਸੈਨਾਂ ਜਾ ਪਈ ਖਾਤੀ,
 ਬਖਸ਼ ਪਿਆਰੇ ਹੁਣ ਪਿਰਮ ਪਰਾਤੀ,
 ਚਰਨੀਂ ਹੁਣ ਲਾ ਲਈ॥੬॥

{ਗੁਰਪੁਰਬ ਗੁਲਜਾਰ ਖੇੜਾ-੩}



ਗੀਤ ੮੬-

ਭਾਈ ਮਹਾਂ ਸਿੰਘ ਜੀ ਸੱਚੇ ਸ਼ਹੀਦ ਦੀ ਆਤਮਾ ਆਪਣੇ
ਅੰਤਮ ਸੁਆਸਾਂ ਵੇਲੇ ਇਸ ਪ੍ਰਕਾਰ ਸੰਬਾਦ ਕਰਦੀ ਹੈ :*

ਆਤਮਾ :-

ਹੋ ਜਿੰਦਗੀ ਦੀ ਕਾਰ ਚੁੱਕੀ, ਦੇਸ ਨਿਜ ਹੁਣ ਚੱਲੀਏ,
ਦੇ ਆਗਜਾ ਹੁਣ ਦੇਹ ਪਯਾਰੀ, ਨਾਲ ਖੁਸ਼ੀਆਂ ਘੱਲੀਏ।
ਧੰਨ ਹੈਂ ਤੂੰ ਧੰਨ ਪਯਾਰੀ, ਧੰਨ ਤੇਰਾ ਆਖੀਏ !
ਉਪਕਾਰ ਤੇਰੇ ਸਦਾ ਪਿਆਰੇ, ਰਿਦੇ ਅਪਨੇ ਰਾਖੀਏ !
ਤੂੰ ਧੰਨ ਹੈਂ ਜਿਨ ਕਰੀ ਕਿਰਪਾ, ਮੁਝ ਜੇਹੇ ਨੀਚ ਤੇ!
ਗੁਰ ਸੇਵ ਸੰਦਾ ਸਮਾਂ ਦਿੱਤਾ, ਰੱਖਿਆ ਜਗ ਕੀਚ ਤੇ।
ਦਾਸ ਕੋਲੋਂ ਸੇਵ ਕਲਗੀ ਵਾਲੇ ਦੀ ਤੂੰ ਸੋਹਣੀਏ,
ਲੈ, ਰੋਗ ਬੇਮੁਖ ਹੋਣ ਦਾ, ਤੂੰ ਕੱਟਿਆ ਮਨ ਮੋਹਣੀਏ !
ਹਾਂ ਵਾਰਨੇ ਮੈਂ ਤੁੱਧ ਦੇ, ਤੂੰ ਸਫਲ ਗੁਰੂ ਸਵਾਰੀਏ !
ਹੁਣ ਦੇਹ ਛੁਟੀ ਚੱਲੀਏ, ਹੈ ਵਾਟ ਲੰਮੀ ਪਯਾਰੀਏ !
ਹੈ ਆਗਜਾ ਹੁਣ ਪੜ੍ਹੀ ਸੰਦੀ, ਪਹੁੰਚ ਪਈਏ ਘਰਾਂ ਨੂੰ,
ਹੈ ਸਿੱਕ ਦਰਸਨ ਪਿਤਾ ਕੇਰੀ, ਉੜ ਚਲਾਂ ਲਾ ਪਰਾਂ ਨੂੰ।

ਦੇਹ :-

ਹੈ ਤੁਰੇ ਜਾਂਦੇ ਲਾਲ ਜੀ ਨਹੀਂ ਅਟਕ ਸਕਦੇ ਜਗ ਥੀ,
ਜੀ ਨਹੀਂ ਚਾਹੇ ਵਿਛੜਨਾਂ, ਮੈਂ ਰੋਵਦੀ ਹਾਂ ਕਰਾਂ ਕੀ ?
ਚਲ ਸਕਾਂ ਨਹੀਂ ਨਾਲ ਮੈਂ, ਹਾਂ ਅੰਧ ਸਿੱਟੀ ਨੀਚ ਮੈਂ,
ਛਡ ਸਕਾਂ ਨਹੀਂ ਸੰਗ ਸੋਹਣਾ, ਰਿਦੇ ਖਾਵਾਂ ਪੀਚ ਮੈਂ।
ਹੋ ਤੁਸੀਂ ਆਤਮ ਰੂਪ ਜੀ, ਨਿਤ ਸਦਾ ਹੀ ਅਵਿਨਾਸ ਹੋ !
ਮੈਂ ਖਿਣੋਂ ਹੋਰੋਂ ਹੋਰ ਹੁੰਦੀ, ਵਿਗੜਦੀ ਖਿਣ ਰਾਸ ਹੋ,
ਕਿਵੇਂ ਵਿਛੜਾਂ ਆਪ ਤੋਂ, ਮੈਂ ਆਪ ਦੇ ਬਿਨ ਨਾਸ ਹਾਂ,
ਸੁਰਜੀਤ ਸਾਂ ਮੈਂ ਲਗੀ ਚਰਨੀਂ, ਚਰਨ ਵਿਛੜੀ ਘਾਸ ਹਾਂ।

* ਇਹ ਕਵਿਤਾ ਸੰ: ਗੁ: ਨਾ: ਸਾ: ੪੩੫ ਦੀ ਰਚਨਾ ਹੈ।

ਆਤਮਾ:-

ਤੂ ਸਫਲ ਹੋਈ ਸਫਲ ਹੋਈ, ਨਹੀਂ ਛੁਟੜ ਪਿਆਰੀਏ!
 ਹੁਕਮ ਹੈ ਗੁਰ ਰੱਬ ਦਾ ਏ, ਕਿਵੇਂ ਇਸਨੂੰ ਟਾਰੀਏ?
 ਟਾਰੀਏ ਨਾਂ, ਧਾਰੀਏ, ਏ ਧਾਰ ਕੇ ਉਠ ਚੱਲੀਏ,
 ਰਾਤ ਆਈ ਸਿਰੇ ਉੱਤੇ, ਜਾਇ ਪਤਣ ਮੱਲੀਏ।
 ਦੇ ਆਗਯਾ ਹੁਣ ਚੱਲੀਏ, ਹੁਣ ਚਲੀਏ ਹੁਣ ਚੱਲੀਏ,
 ਹੁਣ ਰੈਹਣ ਨਾਹੀਂ ਬਣੇ ਸਾਨੂੰ, ਚੱਲੀਏ ਹੁਣ ਚੱਲੀਏ।

ਦੇਹ:-

ਇਕ ਸੌਚ ਸੌਚੋ ਲਾਲ ਜੀ! ਹੈ ਕੌਮ ਟੁੱਟੀ ਗੁਰਾਂ ਤੋਂ,
 ਇਉਂ ਛੱਡ ਟੁਟੀ ਤੁਰੇ ਜਾਂਦੇ, ਟੁੱਟੜੀ ਜੋ ਗੁਰਾਂ ਤੋਂ।
 ਹੈ ਤੁਸਾਂ ਸੇਵਾ ਸਿਰੇ ਚਾੜੀ, ਆਪ ਸਨਮੁਖ ਚਲੇ ਹੋ,
 ਕੌਮ ਬੇਮੁਖ ਰਹੀ ਪਿੱਛੇ, ਤੁਰਨ ਨੂੰ ਕਿਉਂ ਖਲੇ ਹੋ?
 ਹੁਣ ਤੁਰ ਚਲੇ ਹੋ ਆਪ, ਪਿਆਰੇ ਕੌਮ ਛੁੱਥੀ ਰਹੀ ਹੈ
 ਧੰਨ ਸਿੱਖੀ ਆਪ ਦੀ ਹੈ, ਸਫਲ ਸਿੱਖੀ ਇਹੀ ਹੈ?

ਆਤਮਾ:-

ਹਾਂ ਸੱਚ ਹੈ, ਏ ਸੱਚ ਪਿਆਰੀ! ਸਿੱਖ ਨਾਂ ਏ ਰਿਹਾ ਹੈ।
 ਆਪ ਹਾਂ ਉਠ ਚੱਲਿਆ, ਮੈਂ ਪੰਥ ਟੁੱਟਾ ਰਿਹਾ ਹੈ।
 ਹਾਂ ਧੰਨ ਹੈਂ ਤੂ ਦੇਹ ਮੇਰੀ, ਸਦਾ ਕੀਨ ਸਹਾਇਤਾ।
 ਸਦਾ ਦਿੱਤੀ ਡਾਢ ਚੰਗੀ, ਸਦਾ ਰਸਤੇ ਪਾਇਤਾ।
 ਹਾਂ ਪ੍ਰਭੂ ਪਿਆਰੇ! ਸੁਣੀ ਬਿਨਤੀ, ਮੇਤ ਰੋਕੀਂ ਪਜਾਰਿਆ।
 ਭੇਜ ਕਲਰੀ ਵਾਲੜੇ ਨੂੰ, ਭੇਜ ਲਾਲ ਦੁਲਾਰਿਆ।
 ਦੇਹ ਦਰਸ ਕਲਰੀ ਵਾਲਿਆ! ਆ ਬਹੁੜ ਵੇਲੇ ਅੰਤ ਦੇ!
 ਹੁਣ ਫਿੱਲ ਦਾ ਕੁਛ ਸਮਾਂ ਨਾਹੀਂ, ਦਰਸ ਸੱਚੇ ਕੰਤ ਦੇਹ!
 ਹਾਂ ਚੱਲਿਆ ਹਾਂ ਬਹੁੜ ਸਤਿਗੁਰ, ਬਹੁੜ ਕਲਰੀ ਵਾਲਿਆ!
 ਆਸ ਪੂਰੇ ਆਪ ਆ ਕੇ, ਆਇ ਫੌਜਾਂ ਵਾਲਿਆ!

ਆ ਕਰੋ ਔਕੜ ਦੂਰ ਮੇਰੀ,
ਮੇਲ ਲੇਵੇ ਟੁਟ ਚੁਕੀ,
ਹਾ! ਜਿੰਦ ਨਾਂ ਹੈ ਤੁਰੇ ਮੇਰੀ,
ਜੇ ਹੁਕਮ ਮੰਨੇ ਕਾਰ ਸਿੱਖੀ,
ਮੈਂ ਤੁਰਾਂ? ਰਹਾਂ ਉਡੀਕ ਕਰਦਾ?*
 ਝੁਕਾਂ ਜੇਕਰ ਇੱਕ ਪਾਸੇ,
ਤਿਲ ਨ ਵਧਣੀ ਉਮਰ ਹੈ ਵੇ,
ਉਸ ਸਮੇਂ ਨਾਲੋਂ ਰਤਾ ਪੈਹਲੇ,
ਸੁਰਖ-ਰੋਈ ਸਿੱਖ ਸੰਦੀ,
ਕਰ ਦਯਾ ਆਵੀਂ ਗੁਰੂ ਪਯਾਰੇ,
ਕਵੀ:-

ਕਰੋ ਸਨਮੁਖ ਆਪ ਹੀ।
ਆਪ ਮੇਲੋ ਆਪ ਹੀ।
ਹੁਕਮ ਨੂੰ ਹੈ ਟਾਲਦੀ।
ਰਤਾ ਨਾਹੀਂ ਪਾਲਦੀ।
ਫਸ ਗਿਆ ਦੋ ਥੌੜੇ ਹਾਂ।
ਦੂਜਿਓ ਫਿਰ ਚੌੜੇ ਹਾਂ।
ਸਮੇਂ ਅਪਣੇ ਜਾਵਸੇ,
ਪਯਾਰਿਆ! ਜੇ ਆਵਸੇ।
ਹੋਇ ਕਲਗੀ ਵਾਲਿਆ!
ਬਹੁੜ ਬਹੁੜਨ ਵਾਲਿਆ!

ਇਸ ਸੋਚ ਦੇ ਵਿਚ ਸਿੱਖ ਸੀਗਾ,
ਦੁੱਖ ਅਪਣੇ ਚਿੱਤ ਨਾਹੀਂ,
ਜਾਨ ਟੁਟਦੀ ਕੁੜਕ ਮੁੜਦੀ,
ਕਿਵੇਂ ਸਿੱਖੀ ਜਾਇ ਬਖਸ਼ੀ,
ਮੇਲ ਜਾਵਾਂ ਕੈਮ ਟੁੱਟੀ,
ਰਹੇ ਨਾਹੀਂ ਵਿਛੜ ਸਿੱਖੀ,
ਬਿਨੈ ਕਰਦਾ ਗੁਰੂ ਅੱਗੇ,
ਲਹੂ ਵਗਦਾ ਛੱਟ ਚੀਸਣ,
ਸੂਧ ਹੈ ਇਸ ਬਾਤ ਸੰਦੀ,
ਚਰਣ ਪਕੜਾਂ ਗੁਰੂ ਕੇਰੇ,
ਓ ਪੰਥ ਪਾਲਕ ਗੁਰੂ ਪਯਾਰੇ,
ਪਯਾਰਦੇ ਹਰ ਸਿੱਖ ਨੂੰ,
ਆ ਸਹਕਦੇ ਦੇ ਪਾਸ ਬੈਠੇ,
ਗਰਦ ਝਾੜਨ ਆਪ ਹੱਥੀਂ,
ਗੋਦ ਅਪਨੀ ਸਿੱਖ ਸੰਦੇ,

ਪਿਆ ਘਾਇਲ ਲੋਟਦਾ।
ਕੌਮ ਮੇਲਣ ਲੋਚਦਾ।
ਸਿੱਖ ਨੂੰ ਪਰਵਾਹ ਨਾਂ,
ਰੜਕਦੀ ਏ ਚਾਹਿਨਾਂ।
ਆਪ ਪਹਲੇ ਮਰਨ ਤੋਂ।
ਗੁਰੂ ਸੰਦੀ ਸ਼ਰਨ ਤੋਂ।
ਪਿਆ ਧਰ ਸਿਰ ਮੂਧ ਹੈ।
ਪਰ ਨ ਇਸਦੀ ਸੂਧ ਹੈ।
ਦਰਸ ਗੁਰ ਦਾ ਪਾ ਲਵਾਂ।
ਪੰਥ ਨੂੰ ਬਖਸ਼ਾ ਲਵਾਂ।
ਪਯਾਰ ਕਰਦੇ ਸਾਰਿਆਂ,
ਜੋ ਗਿਆ ਸੀਗਾ ਮਾਰਿਆ।
ਲਹੂ ਪੂੰਝਣ ਚਿਹਰਿਓਂ।
ਧੰਨ ਤੇਰੀ ਮੇਹਰ ਓ।
ਆਪ ਸਿਰ ਨੂੰ ਗੱਖਿਆ।

* ਤੁਰਾਂ? ਕਿ ਉਡੀਕ ਕਰਾਂ? ਮਨ ਵਿਚ ਦੁਇਤਾਈ ਹੈ।

-ਸੰਪਾਦਕ

ਨੈਨ ਖੁੱਲ੍ਹੇ ਦੇਖਦੇ ਹੈਂ, ਸਿੱਖ ਪੂਰੀ ਗਈ ਹੈ,
 ਚਿਤ ਜੋ ਮੈਂ ਚਿਤਵਦਾ ਸਾਂ, ਚਿਤਵਨੀ ਓਹ ਲਈ ਹੈ।’
 ਅਖ ਦੇ ਤਿਲ ਵਿਚ ਗੁਰੂ ਦਾ, ਗੁਪ ਹੈ ਪਰਕਾਸਦਾ।
 ਸਿਹਰ ਦਾ ਝਲਕਾਰ ਹੈ, ਹੈ ਪ੍ਰੇਮ ਰੰਗ ਬਿਗਾਸਦਾ।
 ਗੁਰ ਹੋਇ ਬਿਹਬਲ ਕਹਨ: ‘ਪਯਾਰੇ!,
 ਮੰਗ ਜੋ ਤੂੰ ਚਾਹਿ ਹੈ।
 ‘ਚਾਹਿੰਗਾ ਸੋ ਪਾਹਿੰਗਾ,
 ਘਰ ਮੈਡੜੇ ਨਹੀਂ ਨਾਂਹਿ ਹੈ।’
 ਉਸ ਧੰਨ ਮੁਖ ਸਿੱਖ ਧੰਨ ਤੋਂ, ਬਲਿਹਾਰ ਹੋਵੇ ਖਾਲਸਾ।
 ਉਹ ਬੁੱਲ੍ਹੇ ਖੁੱਲ੍ਹੇ ਅੰਤ ਦੇ,
 ਉਹ ਆਖਦੇ ਕੀ ਬੁੱਲ੍ਹੇ ਪਾਵਨ,
 ਉਸ ਬੋਲਨੇ ਦਾ ਖਾਲਸਾ ਜੀ!
 ਉਹ ਬੁੱਲ੍ਹੇ ਮਿਟਣੇ ਪਹਿਲਿਓ,
 ਉਹ ਬੋਲਨਾਂ ਸੀ ਅੰਤ ਦਾ,
 ਦੋ ਹੱਥ ਨਿਰਬਲ ਨਾਲ ਚੁੜਦੇ,
 ਏਹ ਮਧੁਰ ਬੋਲੀ ਬੋਲਦੇ,
 ਹੇ ਬਿਨੈ ਆਖਣ ਗੁਰੂ ਅੱਗੇ,
 ਕੰਨ ਨੀਵੇ ਗੁਰੂ ਕਰਦੇ,
 “ਟੁਟੜੀ ਨੂੰ ਮੇਲ ਲੇਵੇ,
 “ਬੇਦਾਵ ਪੜ੍ਹ ਪਾੜ ਸੱਟੋ,
 ਏਹ ਨਰਮ ਧੀਮੀ ਵਾਜ ਸੀਰੀ,
 ਏਹ ਪ੍ਰੇਮ ਦੀ ਸੀ ਰਾਗਣੀ,
 ਉਹ ਗੁਰੂ ਹਿਰਦਾ ਪ੍ਰੇਮ ਵਾਲਾ,
 ਦ੍ਰਵ ਗਿਆ ਹੱਦੋਂ ਲੰਘਕੇ,
 ਝਟ ਕੱਢ ਕਾਗਤ ਖੀਸਿਓ,
 ਉਹ ਪਾੜ ਦਿੱਤਾ ਉਜੀ ਵੇਲੇ,
 ਫਿਰ ਲਾਇ ਛਾਤੀ ਨਾਲ ਸਿਰ ਨੂੰ,
 ਚਿਤ ਜੋ ਮੈਂ ਚਿਤਵਦਾ ਸਾਂ, ਚਿਤਵਨੀ ਓਹ ਲਈ ਹੈ।’
 ਅਖ ਦੇ ਤਿਲ ਵਿਚ ਗੁਰੂ ਦਾ, ਗੁਪ ਹੈ ਪਰਕਾਸਦਾ।
 ਸਿਹਰ ਜਾਂ ਚਾਹਿ ਹੈ।
 ਮੰਗ ਜੋ ਤੂੰ ਚਾਹਿ ਹੈ।
 ਬਲਿਹਾਰ ਹੋਵੇ ਖਾਲਸਾ।
 ਉਹ ਬੋਲਦੇ ਕੀ ਖਾਲਸਾ?
 ਬੋਲਦੇ ਕੀ ਬੈਨ ਹੈ।
 ਅੱਜ ਸਾਨੂੰ ਚੈਨ ਹੈ।
 ਕੀ ਬੋਲਦੇ ਹਨ ਸੋਹਿਣਾ।
 ਅਤਿ ਪਯਾਰ ਦਾ ਮਨ ਮੋਹਿਣਾ।
 ਅੱਖੀਆਂ, ਵਿਰਲਾਪ ਕੇ।
 ਤੇ ਰਾਗ ਮੇਲ ਅਲਾਪ ਕੇ।
 ਵਾਜ ਸੁਣੀ ਨਾ ਜਾਂਵਦੀ।
 ਵਾਜ ਕੀ ਮੈਂ ਆਂਵਦੀ?
 ਗੰਢ ਲੇਵੇ ਉੱਛੜੀ।
 ਕਜ ਲੇਵੇ ਉੱਛੜੀ”।
 ਮਲ੍ਹਮ ਮੇਲਣ ਵਾਲੜੀ,
 ਸਭ ਪਾੜ ਮੇਲਣ ਵਾਲੜੀ।
 ਦੇਖ ਸਿੱਖੀ ਪਯਾਰ ਨੂੰ।
 ਪਿਖ ਸਿੱਖ ਦੀ ਇਸ ਕਾਰ ਨੂੰ।
 ਦਿਖਲਾਇ ਪਯਾਰੇ ਸਿੱਖ ਨੂੰ।
 ਠੰਢ ਪਾਈ ਸਿੱਖ ਨੂੰ।
 ਗੁਰੂ ਉਸਨੂੰ ਆਖਦੇ:

“ਤੋਂ ਲਈ ਸਿੱਖੀ ਵਾਸਤੇ,
ਓਹ ਮੰਗਦਾ ਕੀ? ਆਪ ਸੀ
ਉਨ ਸੌਂਪ ਦਿਤਾ ਸੀਗ ਅਧਾ
ਓਹ ਆਖਦਾ: “ਹੇ ਗੁਰੂ ਦੇਵੋ!
“ਮੇਲ ਲੇਵੇ, ਮੇਲ ਲੇਵੇ,
ਕੁਝ ਮੰਗ ਅਪਨੇ ਵਾਸਤੇ।”

ਓਹ ਗੁਰੂ ਦਾ ਤੇ ਗੁਰੂ ਨੂੰ,
ਪੰਥ ਨੂੰ ਅਰ ਗੁਰੂ ਨੂੰ।
ਦਾਨ ਮੈਨੂੰ ਅੰਤ ਨੂੰ,
ਬਖਸ਼ ਲੇਵੇ ਪੰਥ ਨੂੰ।”

ਗੁਰੂ ਜੀ:-

“ਮੇਲ ਲੀਤੀ ਸਿਖ ਪਿਆਰੇ,
“ਧੰਨ ਸਿੱਖੀ ਧੰਨ ਸਿੱਖੀ
“ਤੂੰ ਜਾਉ ਸੌਖਾ ਪਾਇ ਵਾਸਾ,
“ਸਚਖੰਡ ਵਾਸੀ ਹੋਇ ਪਯਾਰੇ,
“ਤੂੰ ਮੇਲ ਲੀਤਾ ਟੁਟਿਆਂ ਨੂੰ,
“ਸਦਾ ਮਿਲਿਓਂ ਸਦਾ ਮਿਲਿਓਂ


ਵਿਥ ਰਹੀ ਨਾ ਰਤਾ ਹੈ,
ਧੰਨ ਸਿੱਖੀ ਮਤਾ ਹੈ।
ਵਿਚ ਖਾਸ ਸਰੂਪ ਦੇ,
ਦਰਸ ਕਰ ਪ੍ਰਭ ਰੂਪ ਦੇ।
ਆਪ ਮਿਲਿਓਂ ਕੰਤ ਨੂੰ,
ਸਦਾ ਮਿਲਿਓਂ ਕੰਤ ਨੂੰ।”

ਕਵੀ:-

“ਧੰਨ ਸਤਗੁਰ” ਸਿੱਖ ਆਖੇ:
ਨੈਣ ਮੀਟੇ ਗਏ ਸੇ ਜੁਟ,
ਸਿੱਖ ਪੂਰਾ ਹੋ ਗਿਆ,
ਦਰਬਾਰ ਉੱਜਲ ਮੁਖੜਾ ਲੈ,
ਫਿਰ ਆਪ ਕਲਗੀ ਵਾਲੜੇ ਨੇ,
ਆਪ ਕਰ ਸਸਕਾਰ ਸਭੇ,
ਹੈ ਅੱਜ ਸਿੱਖੀ ਅਸਾਂ ਪਾਸੇ
ਇਹ ਬਖਸ਼ ਸੀ ਇਸ ਸਿੱਖ ਦੀ
ਗੁਰਪੁਰਬ ਦੇ ਆਨੰਦ ਦੇ,
ਉਪਕਾਰ ਹੈ ਇਸ ਸਿੱਖ ਦਾ,
ਸੁਕਰ ਇਸਦੀ ਆਤਮਾਂ ਦਾ,
ਇਹ ਮੱਤ ਸਿੱਖੇ ਸਿਖ ਵਾਲੀ,
ਮਿਲ ਆਪ ਗੁਰ ਨੂੰ, ਮੇਲ ਲਈਏ
ਧੰਨ ਧੰਨ ਹੋਈਏ ਖਾਲਸਾ!

ਮੀਟਿਆ ਮੁਖ ਗਿਆ ਸੀ,
ਹੱਥ ਦਾ ਖੁਲ੍ਹ ਪਿਆ ਸੀ।
ਗੁਰ ਗੋਦ ਪਯਾਰਾ ਵੱਸਿਆ,
ਜਾ ਸਰੂਪੇ ਵੱਸਿਆ।
ਸਿੱਖ ਸਾਰੀ ਦੇਹੀਆਂ,
ਸਫਲ ਆਪ ਕਰੇਹੀਆਂ।
ਨਜ਼ਰ ਮਿਤ੍ਰੇ! ਆਂਵਦੀ।
ਜਿਨ ਮੌਜੂ ਅਂਦੀ ਜਾਂਵਦੀ।
ਜੋ ਅਸੀਂ ਭਾਗੇ ਹੋ ਰਹੇ,
ਜਿਸ ਕਾਰਣੇ ਸਭ ਬਚ ਰਹੇ।
ਕਰੋ ਸਾਰੇ ਖਾਲਸਾ!
ਇਹੋ ਰੱਖੋ ਲਾਲਸਾ!
ਵਿਛੜੇ ਗੁਰ ਤੋਂ ਜੋ ਰਹੇ,
ਗੁਰ ਅਸਾਂ ਤਾਈ ‘ਸਿੱਖ’ ਕਹੋ॥

{ਗੁਰਪੁਰਬ ਗੁਲਜ਼ਾਰ, ਖੇੜਾ-੫}



ਰੀਤ ੮੭-

ਪਹਿਲੀ ਸਿੱਕ*

ਆਵੀਂ ਹੇ ਕਲਰੀ ਵਾਲੇ! ਆਵੀਂ ਹੇ ਕਲਰੀ ਵਾਲੇ!

ਜਿੰਦੜੀ ਨਿਮਾਨੜੀ ਨੂੰ ਸਿੱਕਾਂ ਦੇ ਪੈ ਗਏ ਲਾਲੇ॥ਟੇਕ॥

ਸਿਕਦੀ ਨਿਮਾਨੜੀ ਮੈਂ, ਤੜਫ਼ਾਂ ਜੁਗਾਂ ਤੋਂ ਵਾਰੀ,
ਅਰਜ਼ਾਂ ਕਰੋਂਦੀ ਸਾਈਂ। ਸਾਈਂ ਬਿਰਦ ਨੂੰ ਪਾਲੇ।

ਰੋਂਦੀ ਨੂੰ ਆਹ ਦਿਹਾੜੇ, ਆਏ ਹੈਂ ਮੁੱਦਤਾਂ ਦੇ,
ਤਰਸਾਂ ਤਰਸ ਨ ਹਾਰੀ, ਰੋਵਣ ਛੁਟੇ ਨ ਚਾਲੇ॥ਆਵੀਂ:॥

ਦੁਨੀਆਂ ਤੋਂ ਹੱਥ ਧੋਤੇ, ਲੋਕਾਂ ਤੋਂ ਲੈ ਉਦਾਸੀ।
ਮਾਰੀ ਵਿਛੋੜਿਆਂ ਦੀ, ਜੱਫਰ ਬਿਰ੍ਹੋਂ ਦੇ ਜਾਲੇ॥ਆਵੀਂ:॥

ਲੱਖਾਂ ਚੁਗਾਸੀਆਂ ਦੇ, ਪੈਡੇ ਮੈਂ ਕਰਦੀ ਆਈ,
ਨੈਣੀ ਨ ਦਰਸ ਹੋਯਾ, ਪੈਰੀਂ ਪਏ ਹੈਂ ਛਾਲੇ॥ਆਵੀਂ:॥

ਕੇਈ ਮੈਂ ਜੋਰ ਲਾਏ, ਸਾਧਨ ਅਨੇਕ ਕੀਤੇ,
ਤਾਪੇ ਤਪਨ ਬਥੇਰੇ, ਪਿੰਡੇ ਹਿਮੰਚ ਗਾਲੇ॥ਆਵੀਂ:॥

ਪੁੱਛਾਂ ਪੁੱਛੇਂਦੀ ਹਾਰੀ, ਹਾਰੀ ਹਾਂ ਢੂਡਦੀ ਬੀ,
ਲੰਘੇ ਮੈਂ ਦਾਉ ਪੁੱਠੇ, ਦੁਖੜੇ ਅਨੇਕ ਝਾਲੇ॥ਆਵੀਂ:॥

ਪੰਡਤ ਤੇ ਜੋਤਕੀ ਮੈਂ, ਮੁੱਲਾਂ ਪੁਛਾਏ ਕਾਜੀ,
ਸਿਆਣੇ ਨ ਸਿਆਣ ਦਸਦੇ, ਕਰਦੇ ਅਨੇਕ ਟਾਲੇ॥ਆਵੀਂ:॥

* ਇਹ ਕਵਿਤਾ ਸੰ: ਗੁ: ਨ: ਸਾ ੪੩੯ ਦੀ ਰਚਨਾ ਹੈ।

ਬਾਜ਼ੀ ਅਨੇਕ ਵੇਰੀ, ਮਨ ਧਨ ਦੀ ਚਾ ਲਗਾਈ,
ਚੋਪੜ ਚੁਪੱਟ ਹੋਈ, ਪਾਸੇ ਸਿਰਾਂ ਦੇ ਢਾਲੇ॥ਆਵੀਂ॥

ਕੋਈ ਨ ਆਸ ਬਾਕੀ, ਆਸਾ ਰਿਹਾ ਨਾ ਕੋਈ,
ਇੱਕੈ ਹੈ ਓਟ ਤੇਰੀ, ਤੇਰੀ ਹੈ ਯਾਦ ਦੁਆਲੇ॥ਆਵੀਂ॥

ਆਵੀਂ ਦੀਦਾਰ ਦੇਈਂ, ਸਿਕਦੀ ਦੀ ਆਸ ਪੂਰੀਂ।
ਨਾਲੇ ਨਿਹਾਲ ਹੋਵਾਂ, ਪੁਰਬੀ ਮਨਾਵਾਂ ਨਾਲੇ॥ਆਵੀਂ॥

{ਗੁਰਪੁਰਬ ਗੁਲਜ਼ਾਰ, ਖੇੜਾ-੮}



ਰੀਤ ੮੮-

ਦੂਜੀ ਸਿੱਕ*

ਮੈਂ ਦੁਨੀਆਂ ਤੋਂ ਚਿਤ ਚਾ ਲਿਆ,
ਤੇਰੇ ਚਰਨਾਂ ਨਾਲ ਲਗਾ ਲਿਆ।
ਮੈਂ ਤੈਨੂੰ ਨਿੱਤ ਸੰਭਾਲਿਆ।
ਹਣ ਆ ਮਿਲ ਕਲਰੀ ਵਾਲਿਆ!

{ਗੁਰਪੁਰਬ ਗੁਲਜ਼ਾਰ, ਖੇੜਾ-੮}



* ਇਹ ਵੀ ਸੰਭਾਲਿਆ ਗਿਆ ਹੈ।

ਗੀਤ ੮੯-

ਵੈਰੀ ਨਾ ਕੋਈ ਮੈਨੂੰ। *

“ਆਯਾ ਹਾਂ ਪਯਾਰ ਕਰਨੇ, ਕਰਸਾਂ ਪਿਆਰ ਕਰਸਾਂ।

“ਜੀਵਾਂ ਏ ਪ੍ਰੇਮ ਜੀਵਨ, ਵਿੱਚੇ ਪਿਆਰ ਟੁਰਸਾਂ,

“ਕੋਈ ਜੇ ਵੈਰ ਕਰਦਾ, ਉਸਤੇ ਤਰਸ ਮੈਂ ਖਾਵਾਂ,

“ਵੈਰੀ ਨੂੰ ਪਯਾਰ ਕਰਨਾ, ਕਰਦਾ ਨਾ ਪਯਾਰ ਰੁਕਸਾਂ।

“ਕੋਈ ਨਾ ਓਪਰਾ ਹੈ, ਵੈਰੀ ਨਾ ਕੋਈ ਮੈਨੂੰ,

“ਕੀਤੀ ਬਦੀ ਕਿਸੇ ਦੀ, ਹਿਰਦੇ ਕਦੀ ਨਾ ਧਰਸਾਂ।

“ਕਰਕੇ ਪਿਆਰ ਦੱਸਾਂ, ਕਰਨਾ ਮੈਂ ਹਿਤ ਸਿਖਾਵਾਂ,

“ਮੁਰਦੇ ਜਿਵਾਇ ਦੇਸਾਂ, ਜੀਵਨ ਪਰੇਮ ਭਰਸਾਂ”।

{ਗੁਰਪੁਰਬ ਗੁਲਜ਼ਾਰ, ਖੇੜਾ-੧੦)



* ਇਹ ਕਵਿਤਾ ਸੰ: ਗੁ: ਨਾ: ਸਾ:-੮੮੦ ਦੀ ਰਚਨਾ ਹੈ। ਕਲਰੀਧਰ ਜੀ ਨੂੰ ਸਿੱਖਾਂ ਅਰਜ਼ ਕੀਤੀ ਕਿ ‘ਹੇ ਸਤਿਗੁਰ! ਹਿੰਦੂਆਂ ਤੇਰੇ ਨਾਲ ਦਗਾ ਕੀਤਾ, ਮੁਗਲਾਂ ਤੇਰੇ ਨਾਲ ਮੱਥਾ ਲਾਕੇ ਜੂਲਮ ਕਮਾਏ, ਸਿੱਖਾਂ ਨੇ ਅੰਗ ਨਾ ਪਾਲੇ ਬੇ ਮੁਖਾਈ ਕੀਤੀ, ਏਹ ਬਖੇੜੇ ਛੱਡ ਕੇ ਹੁਣ ਤੂੰ ਕੋਈ ਮੌਜ ਕਰ।’ ਸੁਣੋ ਪਿਆਰਿਓ ਕਵਲਾਂ ਤੋਂ ਸੰਦਰ ਮੁਖੜਾ ਕੀਹ ਆਖਦਾ ਹੈ.....

-ਸੰਪਾਦਕ

ਗੀਤ ੯੦-

ਅਰਦਾਸ। *

“ਧੰਨ ਗੁਰੂ ਗੁਰ ਧੰਨ ਤੂੰ, ਕਰ ਲੈ ਚੰਹਦੀਓ ਪਾਰ।

“ਚੜ੍ਹਦੀ ਦੇ ਵਿਚ ਵਾਸ ਦੇਹ, ਹਉਮੈ ਬਾਹਰ ਮਾਰ।

“ਮੱਤੇ ਵਾਂਝੂ ਸ਼ੇਰ ਦੇ, ਪਰ ਮਦ ਮੱਤੋਂ ਦੂਰ,

“ਗੁਰਮਤ ਰਹਬਰ ਰੱਖਕੇ, ਮਨਮਤ ਕਰਕੇ ਚੂਰ,

“ਤੈਨੂੰ ਹਰਦਮ ਦੇਖਦੇ, ਤੈਨੂੰ ਅਪਨਾ ਜਾਨ।

“ਆਪਾ ਤੈਨੂੰ ਸੌਪਕੇ, ਬਣੀਏਂ ਸਿੱਖ ਸੁਜਾਨ।”

{ਗੁਰਪੁਰਬ ਗੁਲਜ਼ਾਰ, ਖੇੜਾ-੧੦}




ਗੀਤ ੯੧-

ਪੀਰ ਬੁਧੂ ਸ਼ਾਹ ਦਾ ਸੁਕਰਾਨਾ। **

ਅੱਜ ਸਪੂਤਾ ਹੋ ਗਿਆ ਬੁਧੂ ਸ਼ਾਹ ਡਕੀਰ।

ਗੋਦੀ ਪੁਤ ਸਮਾ ਲਏ ਕਲਰੀਆਂ ਵਾਲੇ ਪੀਰ।

{ਗੁਰਪੁਰਬ ਗੁਲਜ਼ਾਰ, ਖੇੜਾ-੧੧}



* ਇਹ ਰਚਨਾ ਸੰ: ਗੁ: ਨਾ: ਸਾ: ੪੪੦ ਦੀ ਹੈ। ਸਿੱਖਾਂ ਦੀ ਸ੍ਰੀ ਕਲਰੀਧਰ ਜੀ ਅਗੇ ਅਰਦਾਸ ਹੈ ਕਿ ਸਾਨੂੰ ਭੁਲ (ਹਉਮੈ) ਦੀ ਗੌਦ ਵਿਚੋਂ ਕੱਢਕੇ ਆਪਨੀ (ਚੜ੍ਹਦੀ ਕਲਾਈ ਦੀ) ਗੋਦੀ ਸਮਾ ਲਓ।

** ਇਹ ਰਚਨਾ ਸੰ: ਗੁ: ਨਾ: ਸਾ:-੪੪੧ ਦੀ ਹੈ। ਪੀਰ ਬੁਧੂ ਸ਼ਾਹ ਦੇ ਪੁੜ੍ਹ ਗੁਰੂ ਜੀ ਦੇ ਪੱਖ ਵਿਚ ਲੜਦੇ ਸ਼ਹੀਦ ਹੋ ਗਏ ਹਨ। ਪੁੜ੍ਹਾਂ ਦੇ ਸ਼ਹੀਦ ਹੋਣ ਤੇ ਪੀਰ ਜੀ ਸ੍ਰੀ ਕਲਰੀਧਰ ਜੀ ਦਾ ਸ਼ੁਕਰਾਨਾ ਕਰਦੇ ਹਨ।

-ਸੰਪਾਦਕ

ਰੀਤ ੯੨-

ਬੁਧੂ ਸ਼ਾਹ ਦੀਆਂ ਪਹਲੇ ਦਿਨੀਂ ਲਗੀਆਂ ਸਿੱਕਾਂ, ਸੱਧਰਾਂ ਤੇ ਬਿਰਿਹਾ* ।

{ਗਾਗ ਭੈਰਵੀ ਤਾਰ ੩}

ਦਯਾ ਮਜ ਕਲਗੀਆਂ ਵਾਲੇ! ਕਦੋਂ ਦਰਸ਼ਨ ਦਿਖਾਵੇਗੇ?
ਕ੍ਰਿਪਾ ਦੇ ਮੇਘ ਬਰਸਾ ਕੇ ਤਪਤ ਮਨ ਦੀ ਬੁਝਾਵੇਗੇ?
ਮੈਂ ਅਪਨੇ ਆਪ ਤੋਂ ਭੁੱਲਾ ਅਧਮਤਾ ਮੌਤ ਮਰਦਾ ਹਾਂ,
ਕਦੋਂ ਦੇ ਆਤਮਾ ਜੀਵਨ, ਕਲੇਸ਼ਾਂ ਤੋਂ ਬਚਾਵੇਗੇ?

ਵਿਛੜ ਕੇ ਮੂਲ ਤੋਂ ਸ਼ਾਮੀ! ਅਨੇਕਾਂ ਚੁਭ ਚੁਕੇ ਕੰਟਕ,
ਹਿਰਦੇ ਦਾ ਸੂਲ ਕਰ ਨਿਰਪੂਲ ਕਦ ਚਰਨੀਂ ਲਗਾਵੇਗੇ?
ਸਹਾਰਾ ਆਜਜ਼ਾਂ ਦਾ ਤਾਂ ਦਿਲਾਸਾ ਆਪ ਦਾ ਹੀ ਹੈ,
ਬਚਾਂਗਾ ਜੇ ਬਚਾਵੇਗੇ, ਜੀਅਾਂਗਾ ਜੇ ਜਿਵਾਵੇਗੇ।

ਜੇ ਮੇਰੇ ਕਰਮ ਦੇਖੇਗੇ ਤਾਂ ਮੁਸ਼ਕਲ ਫਿਰ ਟਿਕਾਣਾ ਹੈ,
ਦਯਾ ਸਿੱਧੂ ਕਹੀਏ ਹੋ ਦਯਾ ਕਰ ਹੀ ਤਰਾਵੇਗੇ।
ਕਪੁਤਰ ਪੁੜ੍ਹ ਭੀ ਹੋਵਨ; ਕੁਮਾਪੇ ਹੋਣ ਨਹਿੰ ਮਾਪੇ,
ਬਿਰਦ ਦੀ ਲਾਜ ਰੱਖਣ ਨੂੰ ਮੇਰੇ ਅੰਗੁਣ ਭੁਲਾਵੇਗੇ।

ਅਨੇਕਾਂ ਜਿਸ ਤਰਾਂ ਪਿਆਰੇ, ਕਰਾਏ ਮੁਕਤ ਅਪਨਾ ਕੇ,
ਤਿਵੇਂ ਮੈਂ ਨੀਚ ਨੂੰ ਭੀ ਕਯਾ ਨ ਬਾਹੋਂ ਫੜ ਲੰਘਾਵੇਗੇ?
ਖੁਲਾ ਹੈ ਦੂਰ ਮੁਕਤੀ ਦਾ ਸੁਕਰਮਾਂ ਵਾਲਿਆਂ ਹਿਤ ਤਾਂ,
ਮੇਰੇ ਜੈਸੇ ਹੀ ਪਾਪੀ ਜਨ ਬਚਾ ਕੇ ਨਾਮ ਪਾਵੇਗੇ।

ਦਲੀਜਿੰ ਆਣ ਡਿੱਗਾ ਹਾਂ, ਕ੍ਰਿਪਾ ਦੀ ਬੈਰ ਪੈ ਜਾਵੇ,
ਜਿਹੜੇ ਰਸਤੇ ਮਿਲੇ ਢੋਈ ਤਿਵੇਂ ਹੀ ਤਰਸ ਖਾਵੇਗੇ।
ਮੈਂ ਅਪਨਾ 'ਆਪ ਨੂੰ' ਲਖਕੇ ਨਿਮਾਣਾਂ ਆਸ ਕਿਉਂ ਢਾਵਾਂ?
ਭਰੋਸਾ ਹੈ ਇਹੋ ਪਯਾਰੇ! ਕਦੇ ਨਾਂ ਮਾਣ ਢਾਵੇਗੇ।

* ਇਹ ਰਚਨਾ ਵੀ ਸੰ: ਗੁ: ਨਾ: ਸਾ:-੮੮੧ ਦੀ ਹੈ।

ਪਿਤਾ! ਜਿਸ ਰੰਗ ਦੇ ਵਿਚ ਆਪ ਪਿਆਰੇ ਪਾਸ ਬੈਠੇ ਹੋ,
ਤਿਵੇਂ ਮੈਂ ਨੀਚ ਨੂੰ ਅਪਨੇ ਖੁਲ੍ਹੇ ਦਰਸ਼ਨ ਕਰਾਵੋਗੇ।
ਅਧ ਮਜਨ ਪਾਰ ਕਯੋਂ ਕਰ ਹੋਨ ਸਾਗਰ ਬਿਨ ਸਹਾਰੇ ਦੇ,
ਰੁੜ੍ਹੇ ਜਾਂਦੇ ਨੂੰ ਫੜ ਬਾਹੋਂ ਕ੍ਰਿਪਾ ਬੇੜੇ ਚੜਾਵੋਗੇ?

ਹੈ ਦਰਸ਼ਨ “ਪ੍ਰੇਮ” ਪਿਆਰੇ ਦਾ ਸੌ ਪ੍ਰੇਮੀ ਪਾ ਰਹੇ ਹੋਨਗੇ
ਮੇਰੇ ਵਲ ਪ੍ਰੇਮ ਦਾ ਇਕ ਤੀਰ ਕਦ ਭਰਕੇ ਚਲਾਵੋਗੇ?
ਨਿਗਾਹ ਇਕ ਮੇਹਰ ਦੀ ਪੈ ਕੇ ਕਰਾਵੇ ਪਾਰ ਬੇੜੇ ਨੂੰ,
ਕਦੋਂ ਪਾ ਪਿਆਰ ਦੀ ਚਿਤਵਨ ਮੇਰੀ ਬਿਗੜੀ ਬਨਾਵੋਗੇ?

ਉਮੈਦਾਂ ਮੇਰੀਆਂ ਸ੍ਰਾਮੀ! ਤੇਰੇ ਦਰ ਤੇ ਅਟਕ ਜਾਵਨ!
ਏ ਗੁੰਝਲ ਆਪ ਹੀ ਸੁਲਝਾ ਕੇ ਬੇੜਾ ਪਾਰ ਲਾਵੋਗੇ।
ਮੇਰਾ ਮਨ ਟਿਕ ਨਹੀਂ ਸਕਦਾ ਭਟਕ ਵਿਚ ਰਾਹ ਰੁਕਦਾ ਹੈ,
ਕ੍ਰਿਪਾ ਕਰ ਆਪ ਹੀ ਸ੍ਰਾਮੀ ਟਿਕਾਣੇ ਸਿਰ ਪੁਚਾਵੋਗੇ।

ਮੈਂ ਬੰਜਰ ਧਰਤੀਓਂ ਭੈੜਾ ਨ ਜਾਣਾਂ ਸਾਰ ਪ੍ਰੀਤਮ ਦੀ,
ਕ੍ਰਿਪਾ ਦਾ ਬੀਜ ਅੰਕੁਰ ਕੇ ਮੇਰਾ ਮਨ ਲਹਿਲਹਾਵੋਗੇ।
ਲੁਕੇ ਹੋ, ਹੋ ਪ੍ਰਗਟ ਜਗ ਤੇ, ਮੇਰੇ ਕਰਮਾਂ ਲੁਕਾਏ ਹੋ,
ਮਿਟਾ ਕੇ ਧੁੰਦ ਕਰਮਾਂ ਦੀ ਕਦੋਂ ਸੂਰਜ ਚੜਾਵੋਗੇ?

ਭੁਲਾਵਾ ਰੂਪ ਵਾਲਾ ਸੀ, ਸੌ ਮਿਟਿਆ ਸੋਇ ਸੁਣਦੇ ਹੀ,
ਕਦੋਂ ਦਰਸ਼ਨ ਦਿਖਾਵੋਗੇ ਤੇ ਅੰਚਲ ਆ ਫੜਾਵੋਗੇ?
ਲਗਾਵੋਗੇ ਏ ਸਿਰ ਚਰਨੀਂ ਤਪਤ ਬਿਰਹੋਂ ਮਿਟਾਵੋਗੇ,
ਮਨੂਰਾ ਮਨ ਜਿਵਾਵੋਗੇ ਤੇ ਦਰਸ਼ਨ ਕੈਰ ਪਾਵੋਗੇ।
‘ਬਚਾਵੋਗੇ’ ਨਹੀਂ ਸੰਸਾ, ਬਿਰਦ ਅਪਨਾ ‘ਰਖਾਵੋਗੇ’
‘ਲਗਾਵੋਗੇ’ ਚਰਨ ਸ਼ਰਨੀ ਸਦਾ ਸ਼ਰਨੀ ਸਮਾਵੋਗੇ॥

{ਗੁਰਪੁਰਖ ਗੁਲਜ਼ਾਰ, ਖੇੜਾ-੧੧}



ਗੀਤ ੯੩-

ਗੁਰਪੁਰਬ।

ਫਿਰਦਾ ਗਾਗਾਨ, ਫੇਰ ਵਿਚ ਅਪਨੇ,
 ਦਿਨ 'ਕ ਫੇਰ ਕੇ ਲਯਾਵੇ,
 ਚਾਉ ਖਿੜੇ ਹਰ ਸੀਨੇਂ ਅੰਦਰ
 ਮੇਲ ਮੇਲ ਭਰ ਆਵੇ।
 ਪਿਆ ਵਿਛੋੜਾ ਜਿਸ ਸੀਨੇ ਬੀ
 ਉਹ ਬੀ ਉੱਛਲ ਆਵੇ,
 ਚਾਹੇ ਮਿਲਾਂ ਪਿਆਰਯਾਂ ਤਾਂਈਂ
 ਰਲ ਮਿਲ ਮੰਗਲ ਗਾਵੇ।
 ਬਾਲਕ ਬਿੱਧ ਉਮਰ ਨਹੀਂ ਤੱਕੇ
 ਹੱਸ ਹੱਸ ਪਿਆ ਤਕਾਵੇ,
 ਖੁਸ਼ ਹੋਵੇ, ਖੁਸ਼ ਦੇਖੋ ਹੱਸੇ
 ਹੱਸ ਕੇ ਪਿਆ ਹਸਾਵੇ।
 ਘਰ ਘਰ ਖੁਸ਼ੀਆਂ ਮੰਗਲ ਆਵੇ
 ਘਰ ਘਰ ਆਨੰਦ ਆਵੇ,
 ਸਮਾਂ ਫਿਰੰਦਾ ਬਾਣ ਅਪਣੀ
 ਇਸ ਦਿਨ ਨੂੰ ਭੁਲ ਜਾਵੇ॥
 {ਗੁਰਪੁਰਬ ਗੁਲਜ਼ਾਰ, ਖੇੜਾ-੧੨}



* ਇਹ ਰਚਨਾ ਸੰ: ਗੁ: ਨਾ: ਸਾ:-੪੪੩ ਦੀ ਹੈ।

ਗੀਤ ੯੪-

ਆ ਮਿਲ। *

ਆ ਮਿਲ ਕਲਰੀ ਵਾਲੇ ਪ੍ਰੀਤਮ! ਤੈਂ ਬਿਨ ਖਰੀ ਨਿਮਾਨੀ ਹਾਂ,
ਵੇਦਨ ਦਿਲ ਦੀ ਹੋਰ ਨ ਜਾਣੇ, ਅਪਨੇ ਦੇਸ ਬਿਗਾਨੀ ਹਾਂ।

ਮੈਂ ਤੇਰੀ, ਤੂੰ ਮੇਰਾ ਸਾਈਆਂ, ਤੂੰ ਮੇਰਾ ਮੈਂ ਤੇਰੀ ਹਾਂ,
ਤੇਰੀ ਆਸ ਭਰੋਸਾ ਤੇਰਾ, ਤੈਂ ਪਰ ਟੇਕ ਟਿਕਾਨੀ ਹਾਂ।

ਮੰਦੀ, ਮਾੜੀ ਔਂਗੁਣ ਹਾਰੀ ਤੇਰੀ ਹਾਂ ਪਰ ਤੇਰੀ ਹਾਂ,
ਤੈਂ ਬਿਨ ਹੋਰ ਹਨੇਰਾ ਸਾਰੇ ਤੇਰੀ ਭਾਲ ਕਰਾਨੀ ਹਾਂ।

ਖਲੀ ਤਕਾਵਾਂ ਵਾਟਾਂ ਪ੍ਰੀਤਮ! ਦੇ ਝਲਕਾ ਜਿਸ ਰਾਹ ਗਏ,
ਹੁਣ ਆਵੇ ਹੁਣ ਕਲਰੀ ਵਾਲਾ, ਵਿੱਚ ਉਡੀਕ ਉਡਾਨੀ ਹਾਂ।

ਰੋ ਰੋ ਯਾਦ ਕਰਾਂ ਹਰ ਵੇਲੇ, ਯਾਦ ਕਰੇ ਕਰ ਰੋਵਾਂ ਮੈਂ,
ਵੇਖਣ ਸਹੀਆਂ ਮਾਰਨ ਤਾਨ੍ਹੇ, ਬਿਹਬਲ ਹੋ ਹੋ ਜਾਨੀ ਹਾਂ।

ਵਾਂਝ ਸੁਦਾਈਆਂ ਫਿਰਾਂ ਕੂਕਦੀ ਬਨ ਬੇਲੇ ਥਲ ਢੂੰਡਾਂ ਮੈਂ,
ਘਰ ਬੈਠੀ ਨਿਤ ਤੱਕਾਂ ਬੂਹੇ, ਕਾਵਾਂ ਪਈ ਉਡਾਨੀ ਹਾਂ।

ਕੇਹੀ ਚਾਟ ਹਿਜਰ ਦੀ ਲੱਗੀ, ਸੁਕ ਸੁਕ ਪਿੜਰ ਹੋਈ ਹਾਂ,
ਚਾਏ ਦਰਸ ਦੀ ਵਧੀ ਪਯਾਰੇ, ਆਪਾ ਆਪ ਖੁਆਨੀ ਹਾਂ।

ਰੂਪ ਨਾ ਚੱਜ ਨ ਗੁਣ ਹਨ ਪੱਲੇ, ਮਾਨ ਕਰਨ ਨਹੀਂ ਜੋਗੀ ਮੈਂ,
ਬਿਰਹੋਂ ਸਾਂਗ ਸਹਿਣ ਨਹੀਂ ਜੋਗੀ, ਅੱਲੜ ਅਤੇ ਅਯਾਨੀ ਹਾਂ।

* ਇਹ ਰਚਨਾ ਸੰ: ਗੁ: ਨਾ: ਸਾ:-੪੪੩ ਦੀ ਹੈ। ਇਹ ਗੀਤ ਇਸੇ ਸਿਰਲੇਖ ਹੇਠ
ਪ੍ਰਸਤਰ “ਕੰਬਦੀ ਕਲਾਈ-ਭਾਗ ੧” ਦੇ ਗੀਤ ਨੰ: ੧੨ ਦੇ ਰੂਪ ਵਿੱਚ ਆ ਚੁਕਾ ਹੈ
ਪਰ ਕੁਝ ਥੋੜਾ ਥੋੜਾ ਛਰਕ ਹੈ, ਇਸ ਲਈ ਦੁਬਾਰਾ ਪਾਠਕਾਂ ਦੇ ਗਿਆਤ ਲਈ ਇਹ
ਗੀਤ ਇਥੇ ਵੀ ਦੇ ਰਹੇ ਹਾਂ।

-ਸੰਪਾਦਕ

ਕਰ ਦੇ ਮੇਹਰ ਬਿਰਦ ਦੇ ਬਦਲੇ, ਮੈਂ ਪੱਲੇ ਕੁਈ ਰਾਸ ਨਹੀਂ,
ਦੁਆਰੇ ਆਸ ਮੱਲ ਕੇ ਬੈਠੀ, ਬਖਸ਼ਿਸ਼ ਪਈ ਤਕਾਨੀ ਹਾਂ।

ਇੱਕੋ ਥੈਰ ਦਰਸ ਦੀ ਮੰਗਾਂ, ਜਨਮ ਜਨਮ ਤੋਂ ਮੰਗ ਰਹੀ,
ਦੁਆਰੇ ਦੁਆਰ ਡੋਲਦੀ ਆਈ ਫਿਰ ਫਿਰ ਬਹੁਤ ਥਕਾਨੀ ਹਾਂ।

ਪਾ ਫੇਰਾ, ਇਕ ਦੇ ਜਾ ਝਾਕਾ, ਮੈਂ ਅੰਦਰ ਇਕ ਸਿੱਕ ਭਰੀ,
ਸਿੱਕ ਬਿਨਾਂ ਹੇ ਪ੍ਰੀਤਮ ਤੇਰੀ, ਦਿਲ ਡੇਰੇ ਸਭ ਢਾਨੀ ਹਾਂ।

ਆ ਹੁਣ ਬਹੁੜ ਕਲਰੀਆਂ ਵਾਲੇ, ਤਰਸ ਕਰੋ ਤਰਸੇਂਦੀ ਤੇ,
ਝਲਕਾ ਰੂਪ ਅਨੁਪਮ ਵਾਲਾ, ਏਹੋ ਮੰਗ ਮੰਗਾਨੀ ਹਾਂ।

ਸਹੀਓ ਜੇ ਘਰ ਪ੍ਰੀਤਮ ਆਵੇ, ਚਰਨ ਕਮਲ ਵਿੱਚ ਛਿੱਗਾਂ ਮੈਂ,
ਛਿੱਗੀ ਫੇਰ ਨਾ ਉੱਠਾਂ ਸਹੀਓ, ਛਿੱਗੀ ਜਾਇ ਸਮਾਨੀ ਹਾਂ।

{ਗੁਰਪੁਰਬ ਗੁਲਜ਼ਾਰ, ਖੇੜਾ-੧੨}



ਗੀਤ ੯੫-

ਇਕ ਬੁਝਾਰਤ। *

ਪੋਹ ਖੋਹ - ਪੋਹ ਮੋਹ

{ਸੰਮਤ ੧੯੨੨ ਬਿਕ੍ਰੀ ਦਾ ਪੋਹ}

੧. ਚੜ੍ਹਿਆ ਪੋਹ ਤਾਂ ਲੱਗੀ ਖੋਹ
 ਪਾਲੇ ਹੱਡ ਕੜਕਾਵਨ ਓਹ
 ਦੰਦਾਂ ਨਾਲ ਵਜੋਦੇ ਠੱਕੇ
 ਪਾਪੀ ਪੌਣ ਕੌਣ ਜਾ ਭੱਕੇ
 ਰਾਤ ਇਕੱਲੀ ਬੂਹੇ ਬੰਦ
 ਨਾ ਤਾਰੇ ਨਾਂ ਦਿੱਸੇ ਚੰਦ
 ਕੱਲ ਮੁਕੱਲੀ ਰੋਵਾਂ ਧਾਈ
 ਪਯਾਰੇ ਹਾਇ ਝਾਤ ਨਾਂ ਪਾਈ।

{ਸੰਮਤ ੧੯੨੩ ਬਿਕ੍ਰੀ ਦਾ ਪੋਹ}

੨. ਵਾਹ ਵਾਹ ਸਾਡਾ ਆਯਾ ਪੋਹ
 ਮਾਰ ਹੁਲਾਰੇ ਉਠਯਾ ਮੋਹ।
 ਠੰਢੀ ਪੈਣ ਪਿਆਰੀ ਲੱਗੇ
 ਜੱਫੀ ਪਾਂਦੀ ਤ੍ਰਿਖੀ ਵੱਗੇ।
 ਰਾਤ ਇਕੱਲੀ ਬੂਹੇ ਬੰਦ
 ਅੰਦ੍ਰੇ ਸੂਰਜ ਤਾਰੇ ਚੰਦ।
 ਖਿੜ ਖਿੜ ਹੱਸਾਂ ਲੁੱਡੀ ਪਾਈ
 ਕਿਨ ਆ ਕੇ ਰੁਤ ਪਰਤ ਦਿਖਾਈ?

{ਸੰਮਤ ੧੯੬੬ ਬਿਕ੍ਰੀ ਦਾ ਪੋਹ}

੩. ਗੇੜੇ ਲਾਂਦਾ ਓਹੋ ਪੋਹ
 ਆਯਾ ਫੇਰ ਕਰੇਦਾਂ ਟੋਹ।
 ਵਿੱਚ ਮਾਘ ਦੇ ਪੈਰ ਧਰਾਂਦਾ,
 ਰੂਪ ਬਸੰਤੀ ਫਬਨ ਫਬਾਂਦਾ।

* ਇਹ ਰਚਨਾ ਸੰ: ਗੁ: ਨਾ: ਸਾ:-੪੪੪ ਦੀ ਹੈ।

ਪੁਛਦਾ ਦੱਸੋ ਤੁਸੀਂ ਸੁਜਾਨ
 ਕਿਉਂ ਹੁਣ ਕਰਦੇ ਮੇਰਾ ਮਾਨ ?
 ਸੈਨੂੰ ਤੁਸਾਂ ਬਸੰਤ ਬਨਾਯਾ
 ਸਾਰੀਆਂ ਫਬਨਾਂ ਨਾਲ ਫਬਾਯਾ
 ਓਹੋ ਠੰਢੀ ਵਰਾਦੀ ਪੈਣ
 ਲੁਕ ਲੁਕ ਬੈਠੇ ਅੰਦਰ ਭੈਣ ?
 ਕਿਉਂ ਖੁਸ਼ੀਆਂ ਕਰ ਆਖੇ ਆਵੇ
 ਭਾਗੇ ਭਰਿਆ ਦਰਸ ਦਿਖਾਵੇ ?
 ਏਸ ਪ੍ਰਸਨ ਦਾ ਉੜ੍ਹ ਭ੍ਰਾਵੈ,
 ਅਸੀਂ ਨ ਦੇਈਏ, ਆਪ ਬੁਝਾਵੈ।
 ਅਸਾਂ ਬੁਝਾਰਤ ਏ ਹੈ ਪਾਈ
 ਤੁਸਾਂ ਬੈਠਕੇ ਬੁਝਣੀ ਆਈ।
 ਜੋ ਬੁੱਝੇ ਸੋ ਖੁਸ਼ੀ ਮਨਾਵੇ,
 ਖੁਸ਼ੀ ਇਨਾਮ ਬੁਝਣ ਦੀ ਪਾਵੇ।

{ਗੁਰਪੁਰਬ ਗੁਲਜ਼ਾਰ, ਖੇੜਾ-੧੩}

ਸੂਚਨਾ- ਇਸ ਬੁਝਾਰਤ ਦਾ ਦਰਸਤ ਹਲ ਤਾਂ ਸਤਿਕਾਰਯੋਗ ਕਵੀ ਜੀ ਹੀ ਜਾਣਦੇ ਹਨ, ਪਰ ਅਸੀਂ ਅਪਨੀ ਤੁੱਛ ਬੂਧੀ ਅਨੁਸਾਰ ਕੁਛ ਇਸ ਤਰ੍ਹਾਂ ਸਮਝਦੇ ਹਾਂ ਕਿ-

ਪਹਿਲੀ ਕਵਿਤਾ ਵਿਚ ਸ੍ਰੀ ਕਲਗੀਪਰ ਜੀ ਦੇ ਅਵਤਾਰ ਧਾਰਨ ਤੋਂ ਇਕ ਸਾਲ ਪਹਿਲੇ ਸੰਮਤ ੧੯੨੨ ਬਿਕਮੀ (ਯਾਨੀ ੧੯੬੪ ਈ.) ਦੇ ਪੇਹ ਦੀ ਦਸ਼ਾ ਦਮੀ ਹੈ ਜਦੋਂ ਗੁਰੂ ਜੀ ਹਾਲੇ ਸੰਸਾਰ ਵਿਚ ਨਹੀਂ ਆਏ ਸਨ, ਇਕ ਕਿਸਮ ਦਾ ਸੁਨਸਾਨ (Vaccuum) ਸੀ। ਕਵੀ ਜੀ ਆਪਣੇ ਆਪ ਨੂੰ ਕਲਮਕਲਾ ਸਮਝਦੇ ਹਨ ਤੇ ਦਰਸਨ ਲਈ ਤਰਸਦੇ ਹਨ।

ਦੂਜੀ ਕਵਿਤਾ ਵਿਚ ੧੯੨੩ ਬਿਕਮੀ (ਯਾਨੀ ੧੯੬੬ ਈ.) ਦੇ ਪੇਹ ਦੀ ਗਲ ਹੈ ਜਦੋਂ ਗੁਰੂ ਜੀ ਦਾ ਅਵਤਾਰ ਹੋ ਗਿਆ ਹੈ ਤੇ ਸਾਰੇ ਬ੍ਰਹਮੰਡ ਵਿਚ ਖੇੜਾ ਹੀ ਖੇੜਾ ਫੈਲ ਗਿਆ ਹੈ, ਕਵੀ ਜੀ ਖੁਸ਼ ਹੋ ਕੇ ਲੁੜੀ ਪਾਂਦੇ ਹਨ।

ਤੀਜੀ ਕਵਿਤਾ ਵਿਚ ਸੰਮਤ ੧੯੬੬ ਬਿਕਮੀ ਦੇ ਪੇਹ ਦੀ ਗਲ ਹੈ ਜਦੋਂ ਕਿ ਇਹ ਰਚਨਾ ਰਚੀ ਗਈ ਸੀ ਯਾਨੀ ੧੯੨੨-੧੩ ਈ.: {ਸੰ. ਗ. ਨਾ. ਸਾ.-੪੪੩-੪੪}। ਇਸ ਰਚਨਾ ਸਮੇਂ ਸਤਿਕਾਰ ਯੋਗ ਲੇਖਕ ਜੀ ਅਪਨੀ ਭਰ ਜਵਾਨੀ ਵਿਚ ਸਨ ਤੇ ਉਹਨਾਂ ਦੀ ਆਖੂ ਕੋਈ ਤੱਤ ਯਾ ੪੦ ਕੁ ਸਾਲਾਂ ਦੀ ਸੀ। ਪੇਹ ਦਾ ਮਹੀਨਾ ਸੰਗਤਾਂ ਨੂੰ ਪੁਛਦਾ ਹੈ ਕਿ ਹੁਣ ਗੁਰੂ ਜੀ ਨੂੰ ਜਾਮਾ ਡੋਡਿਆਂ ਵੀ ੨੦੦ ਸਾਲ ਹੋ ਗਏ ਹਨ, ਤੁਸੀਂ ਇਹ ਦਿਹੜਾ ਹੁਣ ਕਿਉਂ ਮਨਦੇ ਹੋ ਤੇ ਖੁਸ਼ੀਆਂ ਕਰਦੇ ਹੋ ?

ਸਤਿਕਾਰਯੋਗ ਕਵੀ ਜੀ ਦਾ ਦਿੜ ਨਿਸਚਾ ਹੈ ਕਿ ਗੁਰਪੁਰਬ ਵਾਲੇ ਦਿਨ ਕਲਗੀਪਰ ਪਾਤਸ਼ਾਹ ਜੀ ਪ੍ਰੇਮ ਦੇ ਪ੍ਰਸਪ ਬਿਬਾਨ ਤੇ ਸਵਾਰ ਹੋਕੇ ਉਪਰਲੇ ਮੰਡਲਾਂ ਵਿਚੋਂ ਮਾਤ ਲੋਕ ਵਿਚ ਸਚਮੁਚ ਦਿਵੱਧ ਜਾਣੇਂਤੇ ਰੂਪ ਵਿਚ ਆਉਂਦੇ ਹਨ ਤੇ ਗੁਰਪੁਰਬ ਮਨਾ ਰਹੀਆਂ ਸੰਗਤਾਂ ਤੇ ਰਹਿਮਤਾਂ ਵਰਸਾਂਦੇ ਹਨ। ਇਸ ਵਸਤੇ ਸੰਗਤਾਂ ਗੁਰਪੁਰਬ ਦਾ ਦਿਨ (ਜੋ ਪੇਹ ਦੇ ਮਹੀਨੇ ਵਿਚ ਆਉਂਦਾ ਹੈ) ਧੂਮ-ਧਾਮ ਨਾਲ ਮਨਾਂਦੀਆਂ ਹਨ। ਸੋ ਸਾਡੇ ਅਨੁਸਾਰ ਪੇਹ ਦੇ ਮਹੀਨੇ ਦੇ ਪ੍ਰਸਨ ਦਾ ਉੱਤਰ ਮਿਲ ਗਿਆ ਹੈ। ਇਹ ਬਿਥਾਣ ਤੇ ਚੜਕੇ ਆਉਣ ਵਾਲਾ ਦਿਸ ਕਵੀ ਜੀ ਨੇ ਸੁਣੇ ਵਿਚ ਡਿਠਾ ਹੈ। ਦੇਖੋ “ਵਿਚਿੜ ਸੁਪਨੇ” ਨਿਰਗੁਣਿਆਰਾ ਨਾਮ ਦਾ ਟ੍ਰੈਕਟ ਨੰ: ੧੨੨ (ਦੁਸਰਾ ਸੁਪਨਾ, ਪੰਨਾ ੨੯)।

ਅਸਾਂ ਕੇਵਲ ਬੁਝਾਰਤ ਬੁਝਨ ਦਾ ਯਤਨ ਮਾੜ ਹੀ ਕੀਤਾ ਹੈ। ਬੁਝਾਰਤ ਦਾ ਅਸਲੀ ਉੜ੍ਹ ਤਾਂ ਕੇਵਲ ਸਤਿਕਾਰਯੋਗ ਕਵੀ ਜੀ ਹੀ ਜਾਣਦੇ ਹਨ। ਕੋਈ ਭੁਲ ਹੋ ਗਈ ਹੋਵੇ ਤਾਂ ਮਾਫ਼ੀ ਮੰਗਦੇ ਹਾਂ।

-ਸੰਪਾਦਕ

ਰੀਤ ਦ੍ਰਿੜ-

ਮਾਯਾ ਰੂਪੀ ਤੇਂਦੂਏ ਦੀਆਂ ਵਿਕਾਰ ਤੇ ਸੰਸੇ ਰੂਪੀ
ਤਾਰਾਂ ਵਿਚ ਫਸੇ ਦੀ ਗੁਰੂ ਅਗੇ ਦੁਹਾਈ। *

ਤਜਾਗਣਾ ਜੇ ਨੀਂਦ ਤਾਈਂ ਜਾਗਣਾ ਸਵੇਰ ਸਾਰ,
ਨੂਝਿ ਧੋਇ ਤਿਆਰ ਹੋਇ ਗੁਰੂਦ੍ਵਾਰੇ ਆਵਣਾ।

ਬੈਠ ਕੇ ਏਕਾਂਤ ਥਾਉਂ ਮੌੜਨਾ ਜੇ ਰਿਦੇ ਤਾਈਂ,
ਜੋੜਨਾ ਜੇ ਗੁਰੂ ਧਯਾਨ, ਹੋਰ ਥੋਂ ਹਟਾਵਣਾ।

ਦੇਖਣਾ ਪ੍ਰਕਾਸ਼ ਸਾਰੇ ਫੈਲਿਆ ਅਕਾਸ਼ ਵਿਚ,
ਤੇਜ ਦੇ ਤਖਤ ਉਤੇ ਨੀਝ ਨੂੰ ਲਗਾਵਣਾ।

ਸੱਚਾ ਗੁਰੂ ਪ੍ਰੇਮ ਪੁੰਜ ਗਯਾਨ ਦਾ ਭੰਡਾਰ ਬੈਠਾ,
ਤਾਰਦਾ ਸੰਸਾਰ ਪਯਾਰਾ ਸਾਫ਼ ਦਿੱਸ ਆਵਣਾ॥੧॥

ਲਾਵਣੀ ਜੇ ਤਾਰ ਪੱਕੀ ਡੋਲਣਾ ਨ ਮੂਲ ਪਯਾਰੇ,
ਭੈਰ ਵਾਂਛੁ ਮਸਤ ਚਰਨ ਕਮਲ ਲਪਟਾਵਣਾ।

ਆਤਮਾਂ ਨੇ ਐਕੁਰਾਂ ਹੈ ਆਤਮਾ-ਦਰਸ ਪਾਣਾ,
ਚਿੱਤ ਨਾਲ ਚਿੱਤ ਮੇਲ ਰੰਗ ਘਣਾ ਪਾਵਣਾ।

ਆਤਮ ਸਮੁੰਦ ਵਿਚ ਪਹੁੰਚ ਟੁੱਭਾ ਲਾਵਣਾ ਜੇ,
ਸਦਾ ਲਈ ਰੰਗ ਪੱਕਾ ਨਾਲ ਲੈ ਕੇ ਆਵਣਾ।

* ਇਹ ਕਵਿਤਾ “ਵਚਿਤ੍ਰ ਸੁਪਨੇ” ਨਾਮ ਦੇ ਨਿਰਗੁਣਿਆਰਾ ਟੈਕਟ ਨੰ: ੧੨੨੮ ਵਿਚੋਂ
ਲਈ ਹੈ। ਇਹ ਟੈਕਟ ਪਹਿਲੀ ਵਾਰੀ ਕਦੋਂ ਛਪਿਆ? ਕੁਝ ਪਤਾ ਨਹੀਂ। ਕਿੰਨੀ ਵਾਰ
ਛਪਿਆ? ਪਤਾ ਨਹੀਂ। ਹਾਂ ਇਹ ਨਿਰਗੁਣਿਆਰਾ ਟੈਕਟ ਨੰ: ੧੨੨੮ ਦੇ ਰੂਪ ਵਿਚ
ਮਈ ੧੯੫੮ ਦੇ ਐਡੀਸ਼ਨ ਵਿਚ ਛਪਿਆ ਸੀ।

-ਸੰਪਾਦਕ

ਦੇਵਣੀ ਦੁਹਾਈ: “ਗੁਰੂ! ਕਦੀ ਨਾ ਭੁਲਾਈ ਸਾਨੂੰ,
ਸਾਡੇ ਚਿਤ ਜਾਦ ਗੁਰੂ! ਆਪ ‘ਬੂਟਾ’ ਲਾਵਣਾ॥੨॥

“ਤੇਰੀ ਦਇਆ ਆਇ ‘ਭੁਲ-ਕੁਛੜੋ’ ਹੈ ਲਾਖਾ ਸਾਨੂੰ,
ਗੋਦੀ ਏਸ ਡੈਣ ਦੀ ਨ ਫੇਰ ਸਾਨੂੰ ਪਾਵਣਾ।

“ਬੇਨਤੀ ਦੇ ਵਿਹੜਿਓਂ ਨਾ ਬਾਹਰ ਸਾਨੂੰ ਜਾਣ ਦੇਣਾ,
ਸ੍ਰੁਕਰਾਂ ਦੀ ਪੌੜੀਓਂ ਨ ਹੋਇ ਸਾਡਾ ਧਾਵਣਾ।

“ਬਾਣੀ ਦੀ ਅਟਾਰੀ ਵਿਚ ਖੇਡਣੇ ਨੂੰ ਥਾਉਂ ਦੇਣੀ,
ਮੂਲ ਮੰਡ੍ਰ ਜਾਪ ਸ਼ੀਸ਼ ਮਹਿਲ ਤੇ ਰਖਾਵਣਾ।

“ਧਯਾਨ ਦੇ ਪੰਘੂੜਿਆਂ ਤੋਂ ਡਿੱਗਣ ਨ ਦੇਵਣਾ ਜੇ,
ਚੰਚਲ ਹੈ ਮੱਤ ਸਾਡੀ ਆਪ ਜੇ ਬਚਾਵਣਾ॥੩॥

“ਜਾਦ ਸੰਦੀ ਗੋਦ ਵਿਚ ਰੱਖਣਾ ਦੇ ਪਯਾਰ ਸਾਨੂੰ,
ਪ੍ਰੇਮ ਗਲਵੱਕੜੀ ਲੈ ਆਪ ਗਲ ਲਾਵਣਾ।

“ਸ਼ਬਦਾਂ ਦੀ ਖੀਰ ਮਿਲੇ ਸੁਰਤ ਵਾਲੇ ਮੁਖੜੇ ਨੂੰ,
ਭੋਜਨ ਏ ਸਦਾ ਮਿਲੇ, ਆਪ ਜੀ ਦੁਆਵਣਾ।

“ਅੰਗ ਜੇ ਵਰਾਗ ਵਾਲੇ ਸਾਰੇ ਪਲ ਹੋਣ ਬਲੀ,
ਗਯਾਨ ਦਾ ਜਗਾਵਣਾ ਹੋ ਜੋਬਨਾਂ ਦਾ ਆਵਣਾ।

“ਬਚਾਵਣਾ, ਰਖਾਵਣਾ, ਲਗਾਵਣਾ ਜੇ ਆਪ ਸਾਨੂੰ,
ਆਪ ਜਾਚ ਦੱਸ ਆਪ ਚਾਹੋ ਸੋ ਕਰਾਵਨਾ”॥੪॥

{ਵਚਿਤਰ ਸੁਪਨੇ-ਨਿਰਗੁਣਿਆਰਾ ਟ੍ਰੈਕਟ ਨੰ: ੧੨੨੮}



ਗੀਤ ੯੨-

ਰੱਬ ਰਾਖਾ ਤੇਰਾ ਰੱਬ ਰਾਖਾ ।

ਘੇਰਾ ਪੈ ਗਿਆ ਕਹਿਰ ਕਹਾਰ ਵਾਲਾ ਨਿਰਮੁਹ ਥਾਂਉਂ ਦੇ ਰਸਤੜੇ ਬੰਦ ਹੋਏ।
ਇਕ ਤੋਪਚੀ ਬੜਾ ਨਿਸ਼ਾਨਚੀ ਸੀ ਮੂੰਹ ਤੋਪਾਂ ਦੇ ਓਸ ਇਕ ਵੱਲ ਢੋਏ।

ਪਲੰਘ ਬੈਠੜੇ ਤੱਕ ਕੇ ਗੁਰੂ ਉਸ ਨੇ ਗੋਲੇ ਛੱਡ ਦਿੱਤੇ ਅੱਗ ਰੰਗ ਭੋਏ।
ਪੱਖੇ ਝੱਲਦੇ ਰਾਮ ਸਿੰਘ ਸਿਖ ਤਾਂਈਂ ਗੋਲੇ ਫੁੰਡਿਆ, ਸ੍ਰਾਸ ਉਸ ਸਫਲ ਹੋਏ।

ਚੜ੍ਹਦੀਆਂ ਕਲਾਂ ਤੇ ਕਦੇ ਨਾ ਡਰਨ ਵਾਲੇ ਗੁਰਾਂ ਉਠ ਕਮਾਨ ਸੰਭਾਲਿਆ ਨੇ।
ਪਹਿਲੇ ਇਸ ਤੋਂ ਕਿ ਤੋਪਚੀ ਭਰੇ ਗੋਲਾ, ਗੁਰਾਂ ਧਨੁਖ ਤੋਂ ਤੀਰ ਨਿਕਾਲਿਆ ਨੇ।

ਨਾਗਨ ਵਾਂਗ ਇਹ ਸੂਕਦਾ ਤੀਰ ਟੁਰਿਆ ਫੁੰਡ ਤੋਪਚੀ ਭੁਇ ਸੁਆਲਿਆ ਨੇ।
ਦੂਜਾ ਤੋਪਚੀ ਵੀਰ ਸੀ ਪਹਿਲੜੇ ਦਾ, ਸਿਸਤ ਬੰਨ੍ਹਦੇ ਤਈਂ ਤਕਾ ਲਿਆ ਨੇ।

ਦੂਜਾ ਤੀਰ ਟੁਰਿਆ ਫੇਰ ਸੂਕਦਾ ਇਕ ਉਸ ਨੇ ਫੁੰਡਿਆ ਤੋਪਚੀ ਦੂਸਰੇ ਨੂੰ।
ਧਰਾ ਡੇਗਿਆ ਤੋਪ ਭਰੇਂਦੜੇ ਨੂੰ ਖਾਕ ਮੇਲਿਆ ਗਰਬ ਵਿਚ ਬੁਸਰੇ ਨੂੰ।^੩

ਦਿਲ ਟੁੱਟਿਆ, ਰਾਂਜਿਆਂ ਪੈਰ ਮੜੇ, ਘਾਟ ਪਈ ਪਸੂ ਜਿਉਂ ਹੁੱਸੜੇ ਨੂੰ।
ਹਾਰ, ਜਿੱਤ ਕੇ, ਜਿੱਤ ਕੇ ਹਾਰ ਆਏ ? ਉੱਤਰ ਕੀ ਦੇਵਣ ਗੱਲ ਪੁੱਛੜੇ ਨੂੰ।^੪

ਕਲਗੀ ਵਾਲੇ ਨੇ ਕਦੇ ਨਾ ਖੋੜ ਖਾਧਾ ਢਹਿੰਦੀ ਕਲਾ ਦੇ ਕਦੇ ਨਾ ਹੇਠ ਆਏ।
ਬਿਰਤੀ ਤੌਖਲੇ ਦੀ ਓਹਨਾਂ ਮੇਟ ਸਿੰਟੀ, ਚੜ੍ਹਦੀ ਕਲਾ ਦੇ ਦੇਸ ਨੂੰ ਸਬਕ ਪਾਏ।

ਕੱਢ ਤੌਖਲੇ, ਲਾਹੇ ਵਿਚ ਆਣ ਰੱਖੇ, ਆਪਾ ਵਾਰਨ ਦੇ ਦਿਲਾਂ ਨੂੰ ਰੰਗ ਲਾਏ।
ਜੀਵਨ ਹੁਕਮ ਦਾ, ਉੱਚਮ ਤੇ ਭਜਨ ਵਾਲਾ ਧੁਰੋਂ ਆਪ ਹੈਸਨ ਦੇਵਨ ਦਾਨ ਆਏ।

{ਕ. ਧ: ਚ-੧, ਅਧਿ-ਪੜ}

੧. ਇਹ ਛੰਦ ੧੪ ਪੋਹ ਸੰ. ਗੁ. ਨਾ. ਸਾ-੪੪੯ (੨੯ ਦਸੰਬਰ ੧੯੧੯) ਦੇ ਗੁਰਪੁਰਬ
ਪਰ ਖਾਲਸਾ ਸਮਾਚਾਰ ਵਿਚ ਪ੍ਰਕਾਸ਼ਿਆ ਸੀ। ੩. ਹੰਕਾਰਿਆ ਹੋਇਆ।

੩. ਗੱਲ ਪੁੱਛਣ ਵਾਲੇ ਨੂੰ।



ੴ ਸ਼੍ਰੀ ਵਾਹਿਗੁਰੂ ਜੀ ਕੀ ਫਤਿਹ ॥



ਕੰਬਦੀ ਕਲਾਈ

(ਦੂਸਰਾ ਭਾਗ)

{ਖੰਡ-੨}

{ ਭਾਈ ਨੰਦ ਲਲ ਜੀ ਦੀਆਂ ਕੁਝ ਫਾਰਸੀ ਦੀਆਂ ਗਜ਼ਲਾਂ, }
 { ਸ਼ੇਅਰਾਂ ਆਦਿ ਦਾ ਪੰਜਾਬੀ ਕਵਿਤਾ ਵਿਚ ਅਨੁਵਾਦ। }

ਅਨੁਵਾਦ ਕਰਤਾ- ਭਾਈ ਵੀਰ ਸਿੰਘ



ਭਾਈ ਵੀਰ ਸਿੰਘ ਸਾਹਿਤ ਸਦਨ

ਭਾਈ ਵੀਰ ਸਿੰਘ ਮਾਰਗ, ਗੋਲ ਮਾਰਕਿਟ,
 ਨਵੀਂ ਦਿੱਲੀ-110001

੧੬ ਸ੍ਰੀ ਵਾਹਿਗੁਰੂ ਜੀ ਕੀ ਫਤਹਾ॥

ਕੰਬਦੀ ਕਲਾਈ (ਭਾਗ ਦੂਜਾ)

ਖੰਡ-੨

ਮੁੱਢਲੀ ਬੇਨਤੀ

ਇਸ ਪੁਸਤਕ ਦੇ ਇਸ ਖੰਡ-੨ ਵਿਚ ਕੇਵਲ ਭਾਈ ਸਾਹਿਬ ਭਾਈ ਨੰਦ ਲਾਲ ਜੀ ਦੀਆਂ ਕੁਝ ਛਾਰਸੀ ਗਜ਼ਲਾਂ, ਰੁਬਾਈਆਂ ਤੇ ਸ਼ਿਅਰਾਂ ਆਦਿ ਦਾ ਪੰਜਾਬੀ ਕਵਿਤਾ ਵਿਚ ਅਨੁਵਾਦ ਹੈ। ਖੱਬੇ ਪਾਸੇ ਯਾਨੀ ਜਿਹੜੇ ਪੰਨੇ ਖੱਬੇ ਪਾਸੇ even number ਵਾਲੇ ਹਨ ਉਹਨਾਂ ਤੇ ਗਜ਼ਲਾਂ ਆਦਿ ਦਾ ਮੂਲ ਸਰੂਪ ਛਾਰਸੀ ਬੋਲੀ ਪਰ ਗੁਰਮੁਖੀ ਲਿਪੀ ਵਿਚ ਹੈ ਤੇ ਸੱਜੇ ਪਾਸੇ ਯਾਨੀ ਜਿਹੜੇ ਪੰਨੇ ਸੱਜੇ ਪਾਸੇ odd number ਵਾਲੇਹਨ ਉਥੇ ਛਾਰਸੀ ਦਾ ਪੰਜਾਬੀ ਅਨੁਵਾਦ ਹੈ। ਯਤਨ ਕੀਤਾ ਗਿਆ ਹੈ ਕਿ ਪੰਜਾਬੀ ਅਨੁਵਾਦ ਛਾਰਸੀ ਦੀ ਸਤਰ ਦੇ ਸਾਹਮਣੇ ਆਵੇ ਤੇ ਹਰ ਸਤਰ ਨੂੰ ਅੰਕ ਦੇ ਦਿਤਾ ਹੈ ਤਾਕਿ ਪਾਠਕਾਂ ਨੂੰ ਸਮਝਣ ਵਿਚ ਸਹੂਲਤ ਹੋਵੇ।

ਛਾਰਸੀ ਦਾ ਸਾਰੇ ਦਾ ਸਾਰਾ matter {ਵਸਤੂ ਸਮੱਗ੍ਰੀ} ਕਲਗੀਧਰ ਚਮਤਕਾਰ ਦੇ ਦੋਵਾਂ ਭਾਗਾਂ ਵਿਚੋਂ ਲਿਆ ਹੈ। ਪਾਠਕਾਂ ਦੀ ਸਹੂਲਤ ਵਾਸਤੇ ਹਵਾਲੇ (references) ਨਾਲ ਨਾਲ ਦੇ ਦਿਤੇ ਹਨ।

ਛਾਰਸੀ ਬੋਲੀ ਤੋਂ ਪੰਜਾਬੀ ਬੋਲੀ ਵਿਚ ਅਨੁਵਾਦ ਭਾਈ ਸਾਹਿਬ ਭਾਈ ਵੀਰ ਸਿੰਘ ਜੀ ਨੇ ਕੀਤਾ ਹੈ। ਸਤਿਕਾਰਯੋਗ ਪਾਠਕ ਬਖੂਬੀ ਮਹਿਸੂਸ ਕਰ ਸਕਦੇ ਹਨ ਕਿ ਇਕ ਭਾਸ਼ਾ ਦੀ ਕਵਿਤਾ ਨੂੰ ਦੂਜੀ ਭਾਸ਼ਾ ਦੀ ਕਵਿਤਾ (translation of poetry in one language into poetry of another language) ਵਿਚ ਅਨੁਵਾਦ ਕਰਨਾ ਬਹੁਤ ਹੀ ਕਠਨ ਕੰਮ ਹੈ, ਪਰ ਸਤਿਕਾਰਯੋਗ ਅਨੁਵਾਦ ਕਰਤਾ ਭਾਈ ਸਾਹਿਬ ਭਾਈ ਵੀਰ ਸਿੰਘ ਜੀ ਨੇ ਇਸ ਹੁਨਰ ਵਿਚ ਵੀ ਕਮਾਲ ਹੀ ਕਰ ਦਿਖਾਇਆ ਹੈ। ਛਾਰਸੀ ਕਵਿਤਾ ਦੇ ਲਿਖਾਰੀ ਭਾਈ ਨੰਦ ਲਾਲ ਜੀ ਦੇ ਤਰਜ਼ੇ ਬਿਆਨ ਨੂੰ ਤੇ ਦਿਲੀ ਭਾਵਾਂ ਨੂੰ ਮੁੱਖ ਰਖਕੇ ਅਸਲ ਦੇ ਅਤਿ ਨੇੜੇ ਰਹਿੰਦੇ ਹੋਏ ਭਾਈ ਵੀਰ ਸਿੰਘ ਜੀ ਨੇ ਪੰਜਾਬੀ ਵਿਚ ਉਲਥਾ ਕਲਮਬੰਦ ਕੀਤਾ ਹੈ।

ਇਹਨਾਂ ਗਜ਼ਲਾਂ ਵਿਚ ਭਾਈ ਨੰਦ ਲਾਲ ਜੀ ਦੀ ਸ੍ਰੀ ਕਲਗੀਧਰ ਜੀ ਬਾਰੇ ਅਖੀਂ ਡਿੱਠੀ ਤੇ ਹੱਡੀਂ ਬੀਤੀ ਗਵਾਈ ਮਿਲਦੀ ਹੈ ਕਿ ਸ੍ਰੀ ਗੁਰੂ ਜੀ ਕਿਸ ਉੱਚੀ ਆਤਮਿਕ ਅਵਸਥਾ ਤੇ ਰੂਹਾਨੀਅਤ, ਕਿਸ ਉੱਚੇ ਕੈਕਟਰ (character),

ਵਿਸ਼ਾਲ ਹਿਰਦੈ, ਆਪਣੇ ਸਿੱਖਾਂ ਤੇ ਬਖਸ਼ਿਸ਼ਾਂ ਕਰਨ ਵਾਲੇ ਤੇ ਹੋਰ ਕਈ ਮੁਬੰਧੀਆਂ ਦੇ ਮਾਲਕ ਸਨ! ਇਸ ਗਵਾਹੀ ਦੀ ਇਤਿਹਾਸਕ ਮਹੱਤਤਾ (Historical importance) ਬੜੀ ਵਜ਼ਨਦਾਰ ਹੈ।

ਪੁਸਤਕ ਨੂੰ ਤਿਆਰ ਕਰਨ ਵਿਚ ਕਈ ਗਲਤੀਆਂ ਤੇ ਤੁਟੀਆਂ ਰਹਿ ਗਈਆਂ ਹੋਣਗੀਆਂ। ਸੁਹਿਰਦ ਪਾਠਕਾਂ ਦੇ ਚਰਨਾਂ ਵਿਚ ਬੇਨਤੀ ਹੈ ਕਿ (1) ਗਲਤੀਆਂ ਬਾਰੇ ਸਾਨੂੰ ਲਿਖ ਭੇਜਣ ਤਾਕਿ ਅਗਲੀਆਂ ਐਡੀਸ਼ਨਾਂ ਵਿਚ ਸੁਧਾਈ ਕਰਨ ਦਾ ਯਤਨ ਕੀਤਾ ਜਾਏ ਤੇ (2) ਦਾਸ਼ਾਂ ਨੂੰ ਬੱਚੇ ਸਮਝਕੇ ਖਿਮਾਂ ਕਰਨ। ਅਸੀਂ ਧਨਵਾਦੀ ਹੋਵਾਂਗੇ।

ਨਵੰਬਰ, 2007

ਭਾਈ ਵੀਰ ਸਿੰਘ ਸਾਹਿਤ ਸਦਨ

੧੦੮ ਸ੍ਰੀ ਵਾਹਿਗੁਰੂ ਜੀ ਕੀ ਫਤਹਾ॥

ਕੰਬਦੀ ਕਲਾਈ (ਭਾਗ ਦੂਜਾ)

(ਖੰਡ-੨)

ਤੱਤਕਰਾ

{ ਕਵਿਤਾਵਾਂ ਦੀ ਪਹਿਲੀ ਸਤਰ ਦੇ ਅੱਖਰ ਕ੍ਰਮ ਅਨੁਸਾਰ }

ਗੀਤ ਨੰ.	ਪਹਿਲੀ ਸਤਰ	ਗੀਤ ਦਾ ਸਿਰਲੇਖ	ਪੰਨਾ
੧੧.	ਕਿ ਛੁਲ ਹੋਲੀ ਦਾ ਬਿੜਿਆ ਵਿਚ ਦੁਨੀਆਂ	ਸ੍ਰੀ ਕਲਰੀਧਰ ਜੀ ਦੀ ਹੋਲੀ	੨੩
੧.	ਕੁਛੜ ਉਮੰਗਾ ਦੇ ਮੈਂ ਚੜ੍ਹਿਆ, ਬੁੱਢਾ ਹੋਯਾ ਭੋਗ ਜੁਵਾਨੀ	ਗੁਰੂ ਜੀ ਦੇ ਸਤਿਸੰਗ ਵਿਚ ਜੋ ਵਕਤ ਲੰਘਿਆ ਉਸਨੂੰ ਨੰਦ ਲਾਲ ਜੀ ਸ਼ਹਲ ਸਮਝਦੇ ਹਨ।	੧੩
੧੨.	ਹੈ ਕਮਲਾ ਪਿਆਰ ਕਿਸਨੇ ਅੱਜ ਸੁਹਣੇ ਨਾਲ ਲਾਇਆ ਹੈ	ਕਲਰੀਧਰ ਜੀ ਦਾ ਜਲਾਲੀ ਕਮਾਲ	੨੫
੬.	ਚਿਹਰੇ ਜੋ ਕੇਸ ਕਾਲੇ ਤੁਹਾਡੇ ਤੇ ਛਾ ਰਹੇ ਹਨ	ਕਲਰੀਧਰ ਜੀ ਦੇ ਅੰਮ੍ਰਿਤ ਵੇਲੇ ਦੇ ਦਰਸ਼ਨ	੧੧
੧੫.	ਜਿੱਧਰ ਜਾਵੇਂ ਪਜਾਰੇ ਮੇਰੇ ਤੇਰਾ ਹੋਵੇ ਰਬ ਰਾਖਾ	ਕਲਰੀਧਰ ਜੀ ਦੇ ਇਕ ਜੰਗ ਫਤਹ ਕਰਨ ਦੇ ਬਾਦ ਭਾਈ ਨੰਦ ਲਾਲ ਜੀ ਦਾ ਬੈਰ ਮਨਾਣਾ	੩੩
੧੦.	ਜੇ ਦਏ ਸਮਰੱਥ ਈਸ਼੍ਵਰ ਓ ਕ੍ਰਿਪਾਲ ਦਿਲ ਯਾਰ ਦੇ ਵਿਛੋੜੇ ਹਾਏ ਕਿ	ਬੰਦਰੀ	੨੧
੨.	ਸੜ ਗਿਆ ਹੈ	ਇਸ਼ਕ ਅੱਗ	੫
੮.	ਦੀਨਿਆਂ ਨੂੰ ਦੇਹ ਰਸ ਦੀਦਾਰ ਦਾ	ਭਾਈ ਨੰਦ ਲਾਲ ਜੀ ਦੀ ਅਰਦਾਸ	੧੯
੫.	ਦੀਨ ਦਿਲ ਹੈ ਲੈ ਰਾਈ ਇਹ ਅੱਖ..	ਕਲਰੀਧਰ ਜੀ ਦੀ ਸ਼ੋਖ ਅੱਖ	੯
੩.	ਦੀਨ ਦੁਨੀਆਂ ਬਥ ਰਹੇ ਹਨ	ਕਲਰੀਧਰ ਜੀ ਦੇ 'ਨਰਗਸ ਨਸੀਲੇ ਨੈਣ	੭
੮.	ਵਿਚ ਕਮੰਦ ਉਸ ਯਾਰ ਦੀ ਨਾਲ ਅੰਮ੍ਰਿਤ ਜਾਮ ਇਸ ਦਾ	ਜਿੰਦਰੀ ਨਾਮਾ (ਬੰਦਰੀ ਨਾਮਾ)	੧੫
੧.	ਭਰ ਗਿਆ		
੯.	ਨੈਣਾਂ ਮਸਤ ਅੰਗਾਰਿਆਂ ਅਪਨਿਆਂ ਤੋਂ	ਦਿਆਂ ਦੁਹਾਈ ਤੇਰੀ	੩
੧੩.	ਬਿਜਈ ਬਿਜੈ ਮਾਨ ਗੁਰ ਗੋਬਿੰਦ ਸਿੰਘ	ਗੁਰੂ ਗੋਬਿੰਦ ਸਿੰਘ	੨੭
੧੪.	ਮੰਜ਼ਲ ਯਾਰ ਪਜਾਰੇ ਅੰਦਰ	ਸਤਿਗੁਰੂ ਜੀ ਦਾ ਮਾਰਗ ਸੁਖੈਨ ਮਾਰਗ ਹੈ	੩੩
੮.	ਲੱਭ ਗਈ ਹੁਣ ਸਾਨੂੰ ਸਹੀਓ, ਯਾਦ ਖੁਦਾ ਦੀ ਸੋਝੀ	ਦੁਰਲਭ ਦੌਲਤ	੯

ਪੰਦ੍ਰਵੀਂ ਗਜ਼ਲ-

੧. ਦਿਆਂ ਦੁਹਾਈ ਤੇਰੀ।

੧. ਅਜ ਦੁਚਸਮੇ ਮਸਤ ਸੁਅਲਾ ਅਲਗਯਾਸ।
੨. ਅਜ ਲਬੇ ਦਹਿਨੇ ਸ਼ਕਰਬਾ ਅਲਗਯਾਸ।
੩. ਵਾਇ ਬਰ ਨਫਸੇ ਕਿ ਬੇਹੂਦਹ ਗੁਜਸਤ,
੪. ਅਲਗਯਾਸ ਅਜ ਗਫਲਤੇ ਮਾ ਅਲਗਯਾਸ।
੫. ਨਿਜਾਏ ਕੁਫਿਰੇ ਦੀਂ ਦਿਲ ਬਰਹਮ ਅਸਤ,
੬. ਬਰ ਦਰੇ ਦਰਗਾਹੇ ਮੌਲਾ ਅਲਗਯਾਸ।
੭. ਲੋਲੀਆਨੇ ਸ਼ੋਖ ਆਲਮ ਦਰ ਰਬੂਦ,
੮. ਮੇ ਕੁਨਮ ਅਜ ਦਸਤੇ ਆਂਹਾ ਅਲਗਯਾਸ।
੯. ਐ ਜਿ ਦਸਤੇ ਖੰਜਰੇ ਮਿਯਗਾਨੇ ਉੱ,
੧੦. ਕੈ ਸ਼ਵਦ ਖਾਮੋਸ਼ ਗੋਯਾ ਅਲਗਯਾਸ।



ਨੋਟ : ਇਹ ਪੰਦ੍ਰਵੀਂ ਗਜ਼ਲ ਦਾ ਮੂਲ ਰੂਪ ਛਾਰਮੀ ਵਿਚ ਹੈ।

ਪੰਦ੍ਰਵੀਂ ਗਜ਼ਲ-

੧. ਦਿਆਂ ਦੁਹਾਈ ਤੇਰੀ।

ਅਰਥਾਤ :

੧. ਨੈਣਾਂ ਮਸਤ ਅੰਗਾਰਿਆਂ ਅਪਨਿਆਂ ਤੋਂ
ਹਾਇ ਰੱਖ ਲੈ, ਦਿਆਂ ਦੁਹਾਈ ਤੇਰੀ।
੨. ਮਿੱਠੇ ਮੁਖੜੇ ਤੇ ਸੀਰੀਂ ਲਬਾਂ ਕੋਲੇ
ਹਾਇ, ਰੱਖ ਲੈ ਦਿਆਂ ਦੁਹਾਈ ਤੇਰੀ।
੩. ਤੈਬੋਂ ਵਿਛੁੜਿਆਂ ਬੀਤਿਆਂ ਦਮਾਂ ਉਤੇ
ਹਾਇ, ਸੋਕ ਹੈ, ਸੋਕ ਹੈ, ਸੋਕ ਸੁਹਣੇ,
੪. ਏਸ ਗਾਫਲੀ ਗਾਫਲਤਾਂ ਵਾਲੜੀ ਤੋਂ
ਹੈ ਫਰਜਾਦ ਤੇ ਹੈ ਦੁਹਾਈ ਤੇਰੀ।
੫. ਓਦਰ ਗਿਆ ਹਾਂ ਦੇਖਦਾ ਝਗੜਿਆਂ ਨੂੰ,
ਦੀਨ ਧਰਮ ਤੇ ਕੁਫਰ ਅਧਰਮ ਵਾਲੇ,
੬. ਹੇ ਸਭਨਾਂ ਦੇ ਮਾਲਕਾ! ਦੂਰ ਤੇਰੇ
ਰੱਖ ਲਵੀਂ ਤੂੰ--ਦਿਆਂ ਦੁਹਾਈ ਤੇਰੀ!
੭. ਮੋਹਨਹਾਰੀਆਂ ਠੱਗਣਾਂ ਠੱਗ ਲੀਤਾ,
ਸਾਰਾ ਜੱਗ ਹੈ ਮੁਠਿਆ ਹਾਇ, ਹਾਏ!
੮. ਕਰੀਂ ਰੱਖਿਆ ਇਨ੍ਹਾਂ ਤੋਂ ਆਪ ਬਹੁੜੀ,
ਪਾਵਾਂ ਵਾਸਤਾ ਦਿਆਂ ਦੁਹਾਈ ਤੇਰੀ!
੯. ਤੇਰੇ ਨੈਣ ਮਟਕਿਆਂ ਤਿ੍ਰਿਖਿਆਂ ਤੋਂ
ਜਿਹੜੇ ਖੰਜਗਾਂ ਵਾਂਝ ਹਨ ਘਾਉ ਲਾਂਦੇ,
੧੦. ਕਿਵੇਂ ਚੁੱਪ ਹੋਵਾਂ ਸੁਹਣੇ ਸੱਜਣਾ ਵੇ!
ਆਪੇ ਰੱਖੀਓ, ਦਿਆਂ ਦੁਹਾਈ ਤੇਰੀ॥

{ਕ: ਧ: ਚਮ-੧, ਅਧਿ-੨੫}



* ਇਹ ਕਵਿਤਾ ਭਾਈ ਨੰਦ ਲਾਲ ਜੀ ਦੀ ਪੰਦ੍ਰਵੀਂ ਗਜ਼ਲ ਦਾ ਅਨੁਵਾਦ ਹੈ। ਜਿਸ ਦਾ
ਛਾਰਸੀ ਮੂਲ ਸਾਹਮਣੇ ਵਾਲੇ ਪੰਨੇ ਨੰ: ੨ ਤੇ ਹੈ।

ਚੌਪਈੀ ਗਜ਼ਲ-

੨. ਇਸਕ ਅੱਗਾ।

੧. ਦਿਲੇ ਮਨ ਦਰ ਫਿਰਾਕੇ ਯਾਰ ਬਿਸੋਖਤ।
੨. ਜਾਨੇ ਮਨ ਬਹਿਰੇ ਆਂ ਨਿਗਾਰ ਬਿਸੋਖਤ।
੩. ਆਂ ਚੁਨਾਂ ਸੋਖਤਮ ਅਜ਼ਾਂ ਆਤਿਸ਼,
੪. ਹਰਕਿਹ ਬਿਸੁਨੀਦ ਚੂੰ ਚਨਾਰ ਬਿਸੋਖਤ।
੫. ਮਨ ਨ ਤਨਹਾ ਬਿਸੋਖਤਮ ਅਜ਼ ਇਸਕ,
੬. ਹਮਹ ਆਲਮ ਅਜੀਂ ਸ਼ਰਾਰ ਬਿਸੋਖਤ।
੭. ਸੋਖਤਮ ਦਰ ਫਿਰਾਕੇ ਆਤਿਸੇ ਯਾਰ,
੮. ਹਮਚੁ ਕੀਮੀਆਂ ਬਕਾਰ ਬਿਸੋਖਤ।
੯. ਆਫਰੀ ਬਾਦ ਬਰ ਦਿਲੇ ਗੋਯਾ,
੧੦. ਕਿ ਬ-ਉਮੀਦੇ ਰੂਏ ਯਾਰ ਬਿਸੋਖਤ।



ਚੌਪਈਂ ਗ਼ਜ਼ਲ-

੨. ਇਸ਼ਕ ਅੱਗ।

ਅਰਥਾਤ:-

੧. ਦਿਲ ਯਾਰ ਦੇ ਵਿਛੋੜੇ ਹਾਏ ਕਿ ਸੜ ਗਿਆ ਹੈ,
੨. ਸੁਹਣੇ ਦੇ ਹਾਵਿਆਂ ਵਿਚ ਜਿੰਦੜੀ ਜਲਾ ਰਿਹਾ ਹੈ।
੩. ਐਦਾਂ ਹੈ ਹਾਏ ਮੈਨੂੰ ਉਸ ਅੱਗ ਨੇ ਜਲਾਇਆ,
੪. ਵਾਂਝੂ ਚਨਾਰ ਬਲਿਆ ਜਿਸ ਨੇ ਕਿ ਸੁਣ ਲਿਆ ਹੈ।
੫. ਕੱਲਿਆਂ ਨੇ ‘ਇਸ਼ਕ ਅੱਗ’ ਨੇ, ਮੈਨੂੰ ਹੈ ਅੱਗ ਲਾਈ,
੬. ਏਸੇ ਚਿਣਗਾ ਨੇ ਸਾਰੀ ਦੁਨੀਆਂ ਨੂੰ ਜਾਲਿਆ ਹੈ।
੭. ਮੈਨੂੰ ‘ਫਿਰਾਕਿ ਮਾਹੀ’ ਨੇ ਸਾਡਿਆ ਹੈ ਐਦਾਂ
੮. ਰਸਾਇਣੀ ਨੇ ਜੀਕੂੰ ਰਸਾਯਣ ਨੂੰ ਸਾਡਿਆ ਹੈ।
੯. ਸ਼ਾਬਸ ਦਿਲਾ ਹੈ ਤੈਨੂੰ! ਪਜਾਰੇ ਦੇ ਮੁੱਖੜੇ ਦੇ
੧੦. ਦਰਸ਼ਨ ਦੀ ਆਸ ਵਿਚ ਤੂੰ ਆਪਾ ਸੁਕਾ ਲਿਆ ਹੈ।

{ਕ: ਧ: ਚ:-੧, ਅਧੀ-੨੫}



ਦੂਸਰੀ ਗੜਲ-

੩. ਕਲਰੀਪਰ ਜੀ ਦੇ 'ਨਰਗਸ-ਨਸੀਲੇ' ਨੈਣ।

੧. ਦੀਨ ਦੁਨੀਆਂ ਦਰ ਕਮੰਦੇ ਆਂ ਪਰੀ ਰੁਖਸਾਰੇ ਮਾ,
੨. ਹਰ ਦੋ ਆਲਮ ਕੀਮਤੇ ਯਕ ਤਾਰੇ ਮੁਏ ਯਾਰੇ ਮਾ।
੩. ਮਾ ਨਮੇ ਆਰੇਮ ਤਾਬੇ ਗਮਜ਼ਹਾਏ ਮਸਤਾਨੇ^੧ ਉ,
੪. ਯਕ ਨਿਗਾਹੇ ਜਾਂ ਡੱਜਾਇਸ਼ ਬਸ ਬਵੱਦ ਦਰਕਾਰੇਮਾ।
੫. ਗਾਹੇ ਸੂਫੀ ਗਾਹੇ ਜਾਹਿਦ ਗਾਹਿ ਕਲੰਦਰ ਮੇਸਵੱਦਾ।
੬. ਰੰਗਹਾਏ ਮੁਖਤਲਿਝ ਦਾਰਦ ਬੁਤੇ ਅੱਯਾਰੇ ਮਾ।
੭. ਕਦਰੇ ਲਾਅਲੇ ਉ ਬਜੁੜ ਆਸ਼ਿਕ ਨਦਾਨ ਦਹੇ ਚਕਸ,
੮. ਕੀਮਤੇ ਯਾਕੂਤ ਦਾਨਦ ਚਸਮੇ ਗੌਹਰ ਬਾਰੇ ਮਾ।
੯. ਹਰ ਨਫਸ ਗੋਯਾ ਬ-ਯਾਦੇ ਨਰਗਸੇ ਮਖਮੂਰ ਉ,
੧੦. ਬਾਦਹਹਾਏ ਸੋਕ ਮੇ ਨੌਜਵਾਦ ਦਿਲੇ ਹੁਸ਼ਿਆਰੇ ਮਾ।^੨



੧. ਪਾਠਾਂਦ੍ਰ-ਮਿਜਗਾਨੇ।

੨. ਦੀਵਾਨ ਗੋਯਾ ਦੀ ਇਹ ਦੂਸਰੀ ਗੜਲ ਹੈ।


ਦੂਸਰੀ ਗਜ਼ਲ-

੩. ਕਲਗੀਧਰ ਜੀ ਦੇ 'ਨਰਗਸ-ਨਸੀਲੇ' ਨੈਣ।

ਅਰਥਾਤ:-

੧. ਦੀਨ ਦੁਨੀਆਂ ਬੜ ਰਹੇ ਹਨ ਵਿਚ ਕਮੰਦ ਉਸ ਯਾਰਦੀ,
੨. ਦੋ ਜਹਾਂ ਕੀਮਤ ਜਿਹਦੇ ਇਕ ਕੇਸ ਦੇ ਦੀਦਾਰ ਦੀ।
੩. ਝੱਲੀ ਨ ਜਾਵੇ ਤਾਬ ਸਾਥੋਂ ਨੈਣ ਮਸਤ ਮਟੱਕਿਆਂ,
੪. ਇਕ ਨਿਗ੍ਰਾ ਜਿੰਦ ਪਾਣ ਵਾਲੀ ਬੱਸ ਅਸਾਂ ਦਰਕਾਰਦੀ।
੫. ਕਦੇ ਸੂਫ਼ੀ, ਕਰਮ ਕਾਂਡੀ, ਕਦੇ ਵੇਸ ਕਲੰਦਰੀ,
੬. ਬਹੁਰੰਗ ਸੂਰਤ ਦਿੱਸਦੀ ਮਹਿਬੂਬ ਕੌਤਕਹਾਰ ਦੀ।
੭. ਲਾਅਲ ਮੇਰੇ ਦੀ ਜੁ ਕੀਮਤ ਆਸ਼ਿਕਾਂ ਬਿਨ ਪਾਇ ਕੋਣ?
੮. 'ਮੇਡੀ ਵਸਾਣੀ ਅੱਖ' ਮੈਂ ਮਹਿਰਮ ਹੈ ਲਾਲਾਂ ਸਾਰਦੀ।
੯. ਦਮ ਦਮ ਸਮ੍ਮਾਲਾਂ ਹਾਂ ਪਿਆ 'ਨਰਗਸ-ਨਸੀਲੇ' ਨੈਣ ਓਹ;
੧੦. ਦਿਲ ਮਿਰਾ ਹੁਸ਼ਿਆਰ ਪੀਂਦਾ ਹੈ ਸ਼ਰਾਬ ਹੁਣ ਪਯਾਰ ਦੀ।

{ਕ: ਧ: ਚ:-੧, ਅਧਿ-੨੫}



ਰੁਬਾਈ-

੪. ਦੁਰਲੱਭ ਦੌਲਤ।

੧. ਗੋਯਾ ਖਬਰ ਅਜ਼ ਯਾਦੇ ਖੁਦਾ ਯਾਫਤਹ ਏਮ।
੨. ਈਂ ਜਾਮੇ ਲਬਾਲਬ ਅਜ਼ ਕੁਜਾ ਯਾਫਤਹ ਏਮ?
੩. ਜੁਜ਼ ਤਾਲਬੇ ਹੱਕ ਨਸੀਬੇ ਹਰ ਕਸ ਨ ਬਵੱਦ,
੪. ਕੀਂ ਦੌਲਤੋਂ ਨਾਯਾਬ ਕਿ ਮਾ ਯਾਫਤਹ ਏਮ।



ਅਠਾਰ੍ਹਵੀਂ ਗਜ਼ਲ-

੫. ਕਲਰੀਘਰ ਜੀ ਦੀ ਸ਼ੋਖ ਅੱਖ।

੧. ਮੇ ਬੁਰੱਦ ਦੀਨੋਂ ਦਿਲਮ ਈਂ ਚਸ਼ਮੇਂ ਸ਼ੋਖ,
੨. ਮੇ ਕਸਦ ਅਜ਼ ਚਾਹੇ ਗ੍ਰਾਮ ਈਂ ਚਸ਼ਮੇ ਸ਼ੋਖ।
੩. ਕਾਕੁਲੇ ਓ ਛਿਤਨਹਜ਼ਨ ਈਂ ਆਲਮ ਅਸਤ,
੪. ਰੌਨਕੇ ਬਖਸ਼ੇ ਜਹਾਂ ਈਂ ਚਸ਼ਮੇ ਸ਼ੋਖ।
੫. ਖਾਕੇ ਪਾਯਸ਼ ਰੌਸ਼ਨੀ-ਦਿਹ ਦਿਲ ਬਵੱਦ,
੬. ਹਾਦੀਏ ਰਾਹੇ ਖੁਦਾ ਈਂ ਚਸ਼ਮੇ ਸ਼ੋਖ।
੭. ਕੈ ਕੁਨਦ ਓ ਸੂਏ ਗੁਲ ਨਰਗਸ ਨਿਗਾਹ,
੮. ਹਰ ਕਿਰਾ 'ਗੋਇਆ' ਗੁਬਾਰੇ ਦਿਲ ਬਿਸ਼ੁਸਤ,
੯. ਆਂ ਕਿ ਦੀਦਹ ਯਕ ਨਿਗਾਹੇ ਚਸ਼ਮੇ ਸ਼ੋਖ !



ਰੁਬਾਈ-

੪. ਦੁਰਲੱਭ ਦੌਲਤ।

੧. ਲੱਭ ਗਈ ਹੁਣ ਸਾਨੂੰ ਸਹੀਓ, ਜਾਦਿ ਖੁਦਾ ਦੀ ਸੋਝੀ,
੨. ਭਰਜਾ ਜਾਮ ਏ ਕਿਚੋਂ ਮਿਲਿਆ, ਦਿਤਾ ਕਿਸ ਹੈ ਚੋਜੀ ?
੩. ਸਚ ਦੀ ਤਲਬ ਬਿਨਾ ਏ ਸਹੀਓ ਮਿਲਦਾ ਨਹੀਂ ਕਿਸੇ ਨੂੰ,
੪. ਇਹ ਦੌਲਤ ਦੁਰਲੱਭ ਹੈ ਮਿਲਣੀ ਦਈ ਜੁ ਦਾਤੇ ਗੋਝੀ।

{ਕ: ਧ: ਚ:-੧, ਅਧਿ-੨੫}



ਅਠਾਰ੍ਵੀਂ ਗਾਜ਼ਲ-

੫. ਕਲਗੀਧਰ ਜੀ ਦੀ ਸ਼ੋਖ ਅੱਖ।

ਅਰਥਾਤ:-

੧. ਦੀਨ ਦਿਲ ਹੈ ਲੈ ਗਈ ਇਹ ਅੱਖ ਸ਼ੋਖ,
੨. ਗਮ ਦੇ ਖੂਰੋਂ ਖਿੱਚ ਰਹੀ ਇਹ ਅੱਖ ਸ਼ੋਖ!
੩. ਜੁਲਹ ਪਯਾਰੇ ਦੀ ਨੇ ਜਗ ਨੂੰ ਮੋਹ ਲਿਆ,
੪. ਦੇ ਰਹੀ ਰੈਣਕ ਹਈ ਇਹ ਅੱਖ ਸ਼ੋਖ।
੫. ਧੂੜ ਚਰਨਾਂ ਦੀ ਨੇ ਦਿਲ ਰੁਸ਼ਨਾਇਆ,
੬. 'ਰਾਹਿ-ਰਬ' ਹਾਦੀ ਭਈ ਇਹ ਅੱਖ ਸ਼ੋਖ।
੭. ਨਰਗਸੀ ਫੁਲ ਗਥਰ ਉਹ ਨਹੀਂ ਲਜਾਂਵਦਾ,
੮. ਸੁਆਦ ਜਿਸ ਲੈ ਲਯਾ ਬਈ ਇਸ ਅੱਖ ਸ਼ੋਖ।
੯. ਗਰਦ ਦਿਲ ਦੀ ਧੋਂ ਲਈ ਹੈ ਓਸਨੇ
੧੦. ਦੇਖ ਜਿਸ ਇਕ ਵਾਰ ਲਈ ਇਹ ਅੱਖ ਸ਼ੋਖ।

{ਕ: ਧ: ਚ:-੧, ਅਧਿ-੨੫}



ਸਤਾਰੂਵੀਂ ਗੁਜ਼ਲ-

੬. ਕਲਰੀਪਰ ਜੀ ਦੇ ਅੰਮ੍ਰਿਤ ਵੇਲੇ ਦੇ ਦਰਸ਼ਨ।

੧. ਐ ਜ਼ੁਲਡੇ ਅੰਬਰੀਨੇ ਤੋ ਗੋਯਾ ਨਕਾਬੇ ਸੁਖਹਾ।
੨. ਪਿਨਹਾਂ ਚੁੰ ਜੇਰੇ ਅਬਰੇ ਸਿਯਾਹ ਆਫਤਾਬੇ ਸੁਖਹਾ।
੩. ਬੇਰੂੰ ਬਰਾਮਦ ਆ ਮਹੇ ਮਨ ਜਿ ਖੂਬੇ ਨਾਜ਼,
੪. ਸਦ ਤਾਅਨਾ ਮੇ ਜਨੱਦ ਬਰੁਖੇ ਆਫਤਾਬੇ ਸੁਖਹਾ।
੫. ਬਾ ਦੀਦਹ ਖਾਬਨਾਕ ਚੂੰ ਬੇਰੂੰ ਬਰ ਆਮਦੀ,
੬. ਸਰਮੰਦਹ ਰਾਸਤ ਅਜ਼ ਰੁਖੇ ਤੋ ਆਫਤਾਬੇ ਸੁਖਹਾ।
੭. ਅਜ਼ ਮਕਦਮੇ ਸਰੀਫ ਜਹਾਂ ਰਾ ਦਿਹਦ ਫਿਰੋਗ।
੮. ਚੂੰਬਰ ਕਸੱਦ ਨਕਾਬ ਜਿ ਰੁਖੇ ਆਫਤਾਬੇ ਸੁਖਹਾ।
੯. ਬੇਦਾਰੀ ਅਸਤ ਜਿੰਦਰੀਏ ਸਾਹਿਬਾਨੇ ਸੌਕ
੧੦. ਗੋਯਾ ਹਰਾਮ ਕਰਦਮ ਅਜ਼ ਆਇੰਦਹ ਖੂਬੇ ਸੁਖਹਾ।



ਸਤਾਰ੍ਹੀਂ ਗਜ਼ਲ-

੬. ਕਲਗੀਧਰ ਜੀ ਦੇ ਅੰਮ੍ਰਿਤ ਵੇਲੇ ਦੇ ਦਰਸਨ।

ਅਰਥਾਤ:-

੧. ਚਿਹਰੇ ਜੁ ਕੇਸ ਕਾਲੇ ਤੁਹਾਡੇ ਤੇ ਛਾ ਰਹੇ ਹਨ,
੨. ਸਵੇਰਾਂ ਦੇ ਮੂੰਹ ਉਤੇ ਘੁੰਡ ਮਾਣੋਂ ਆ ਰਹੇ ਹਨ।
ਯਾ ਕਿ ਉਂ 'ਬਾਲ ਸੂਰਜ' ਸਵੇਰੇ ਜੁ ਚੜ੍ਹ ਰਿਹਾ ਸੀ,
ਬੱਦਲ ਹੁਣ ਆ ਕੇ ਕਾਲੇ ਉਸ ਨੂੰ ਲੁਕਾ ਰਹੇ ਹਨ।
੩. ਕਰਕੇ ਉਂ ਨੀਂਦ ਸੁਹਣੀ, ਲਾਡਾਂ ਲਡਾਣ ਵਾਲੀ,
ਬਾਹੁ ਆ ਚੰਦ ਮੇਰੇ ਹੁਣ ਮੁਸਕਰਾ ਰਹੇ ਹਨ।
੪. ਸੂਰਜ ਜੀ ਚੜ੍ਹ ਰਹੇ ਹਨ ਉਹਨਾਂ ਦੀ ਵੱਲ ਤੱਕ ਕੇ
ਪਰਭਾਤ ਜੀ ਸੌ ਤਾਅਨੇ ਸੂਰਜ ਨੂੰ ਲਾ ਰਹੈ ਹਨ।
੫. ਨੀਂਦਰ ਖੁਮਾਰ ਭਰੀਆਂ ਅੱਖਾਂ ਜੋ ਨਾਲ ਆਏ,
੬. ਸੂਰਜ ਸਵੇਰ ਵਾਲੇ ਮੁਖ ਤਕ ਲਜਾ ਰਹੇ ਹਨ।
੭. ਅੰਮ੍ਰਿਤ ਸਮੇਂ ਜਾਂ ਸੂਰਜ ਚਿਹਰੇ ਤੋਂ ਘੁੰਡ ਚਾਵੇ, }
੮. { ਰੋਸ਼ਨ ਕਰੇ ਹੈ ਜਗ ਨੂੰ, ਸਤਿਗੁਰ ਜੀ ਆ ਰਹੇ ਹਨ। }
੯. 'ਜਾਗਣ' ਨੂੰ ਜਿਦ ਜਾਣਨ ਸੌਕਾਂ ਜੁ ਵਾਲੜੇ ਹਨ,
੧੦. 'ਗੋਯਾ ਜੀ' ਤਾਹੀਂ ਸਹੀਓ ਉੱਚੀ ਸੁਣਾ ਰਹੇ ਹਨ-
ਅਜ ਤੋਂ ਹਰਾਮ ਕੀਤੀ ਨੀਂਦਰ ਸਵੇਰ ਵਾਲੀ
ਨੀਂਦਰ ਸਵੇਰ ਵਾਲੀ ਸਹੀਓ ਲੁਟਾ ਰਹੇ ਹਨ।



* ਇਸ ਗਜ਼ਲ ਦਾ ਵਜ਼ਨ ਤੰਗ ਹੋਣ ਕਰਕੇ ਕਈ ਥਾਂ ਦੋ ਦੋ ਸ਼ਿਅਰਾਂ ਵਿਚ ਭਾਵ ਆਯਾ
ਹੈ ਤੇ ਕੁਛ ਲਫਜ਼ ਭਾਵ ਨਾਲ ਸਾਰਥਕ ਵਾਧੂ ਆਏ ਹਨ।

ਗਜ਼ਲ ੩੭-

੭. ਗੁਰੂ ਜੀ ਦੇ ਸਤਿਸੰਗ ਵਿਚ ਜੋ ਵਕਤ ਲੰਘਿਆ ਉਸਨੂੰ ਨੰਦ ਲਾਲ ਜੀ ਸਫ਼ਲ ਸਮਝਦੇ ਹਨ।

੧. ਮਨ ਅਜ ਜੁਵਾਂ ਕਿ ਪੀਰ ਸੁਦਮ ਦਰ ਕਿਨਾਰਿ ਉਮਰ।
੨. ਐ ਬਾ ਤੋ ਖੁਦ ਗੁਜ਼ਸਤ ਮਰਾ ਦਰ ਕਿਨਾਰਿ ਉਮਰ।
੩. ਦਮਹਾਏ ਮਾਂਦਹ ਰਾ ਤੂ ਚੁਨੀਂ ਮੁਗਤਨਿਮ ਸੁਮਾਰ,
੪. ਆਖਰ ਬਿਜ਼ਾਂ ਬਿਆਵੂਰਦ ਈਂ ਨੌ ਬਹਾਰਿ ਉਮਰ।
੫. ਹਾਂ ਮੁਗਤਨਮ ਸੁਮਾਰ ਦਮੇ ਰਾ ਬਜ਼ਿਕਰਿ ਹਕ,
੬. ਢੂੰ ਬਾਦ ਮੇਰਵਦ ਜਿ ਨਜ਼ਰ ਦਰ ਸੁਮਾਰਿ ਉਮਰ।
੭. ਬਾਸਦ ਰਵਾਂ ਚੁ ਕਾਫ਼ਲਾ-ਏ ਮੌਜ ਪੈ ਬਪੈ,
੮. ਆਬੇ ਬਨੋਸ ਯਕ ਨਫਸ ਅਜ ਜੂਏਬਾਰਿ ਉਮਰ।
੯. ਸਦ ਕਾਰ ਕਰਦਹਈ ਕਿ ਨਿਆਯਦ ਬਕਾਰਿ ਤੋ,
੧੦. ਗੋਯਾ ਬਕੁਨ ਕਿ ਬਾਜ਼ ਬਿਆਇ ਅਦ ਬਕਾਰ ਉਮਰ।



ਗਜ਼ਲ ੩੨:-

**੨. ਗੁਰੂ ਜੀ ਦੇ ਸਤਿਸੰਗ ਵਿਚ ਜੋ ਵਕਤ ਲੰਘਿਆ
ਉਮਨੂੰ ਨੰਦ ਲਾਲ ਜੀ ਸਫਲ ਸਮਝਦੇ ਹਨ।**

ਇਸਦਾ ਪੰਜਾਬੀ ਅਨੁਵਾਦ:-

੧. ਕੁੱਛੜ ਉਮਰਾ ਦੇ ਮੈਂ ਚੜ੍ਹਿਆ, ਬੁੱਢਾ ਹੋਯਾ ਭੋਗ ਜੁਵਾਨੀ।
੨. ਐਪਰ ਉਮਰ ਜੁ ਤੈਂ ਸੰਗ ਬੀਤੀ, ਖੁਸ਼ ਗੁਜ਼ਰੀ ਰਸ ਰੰਗ ਵਾਨੀ।
੩. ਬਾਕੀ ਜੋ ਦਮ ਰਹਿੰਦੇ ਤੇਰੇ, ਜਾਨ ਗਾਨੀਮਤ ਲੈ ਸਫਲਾ,
੪. ਆਨ ਬਿਜ਼ਾਂ ਪਕੜੇਰੀ ਆਖਰ, ਉਮਰ ਬਹਾਰ ਜੁ ਖਿੜੀ ਖਿੜਾਨੀ।
੫. ਯਾਦ ਪ੍ਰਭੂ ਵਿਚ ਦਮ ਸਫਲਾ ਲੈ, ਹਰਦਮ ਜਾਣ ਗਾਨੀਮਤ ਤੂੰ,
੬. ਉਮਰਾ ਦੀ ਗਿਣਤੀ, ਤੂੰ ਤੱਕ ਲੈ, ਵਾਂਝ ਹਵਾ ਦੇ ਜਾਇ ਉਡਾਨੀ।
੭. ਵਾਂਝ ਕਾਫਲੇ ਵਿਚ ਦਰਿਯਾ ਦੇ ਲਹਿਰਾਂ ਚਲਦੀਆਂ ਪੈ ਦਰਪੈ।
੮. ਤਿਵੇਂ ਉਮਰ ਦੀ ਵਗਦੀ ਨਦੀਓਂ ਦਮ ਦਮ ਘੁੱਟ ਭਰ ਪੀ ਲੈ ਪਾਨੀ।
੯. ‘ਰੋਜਾ’ ਕੀਤੇ ਕਈ ਕੰਮ ਤੂੰ ਕਿਸੇ ਕੰਮ ਜੋ ਹੁਣ ਨਾ ਆਣ,
੧੦. ਹੁਣ ਕਰ ਕੰਮ, ਕੰਮ ਜੋ ਆਵਣ, ਬਾਕੀ ਉਮਰ ਹੋਇ ਸਫਲਾਨੀ।

{ਕ: ਧ: ਚ:-੩, ਅਧਿ-੯੯}



੮. ਜਿੰਦਰੀ ਨਾਮਾ (ਬੰਦਰੀ ਨਾਮਾ)

ਆਬੈ ਹੈਵਾਂ ਪੁਰ ਸੁਦਹ ਚੂੰ ਜਾਮੇ ਉੱ।
 ਜਿੰਦਰੀ ਨਾਮਹ ਸੁਦਹ ਜਾਂ ਨਾਮੇ ਉੱ॥

{ਮੁਖਬਾਕ ਪਾ-੧੦}

ਐ ਜਿਹੇ ਇਨਸਾਂ ਕਿ ਹੱਕ ਰਾ ਯਾਫਤਹ
 ਰੂ ਜਿ ਯਾਦੇ ਗੈਰ ਹਕ ਅਰ ਤਾਫਤਹ॥੩੨੫॥

ਦਰ ਲਿਬਾਸੇ ਦੁਨਿਯਵੀ ਛਾਰਗ ਅਜਾਂ।
 ਹਮਚੁ ਜਾਤਸ ਆਸ਼ਕਾਰਾ ਓ ਨਿਹਾਂ॥੩੨੬॥

ਜਾਹਰ ਓ ਦਰ ਕੈਦੇ ਮੁਸਤੇ ਖਾਕ ਹਸਤਾ।
 ਬਾਤਨੇ ਓ ਬਾ ਖੁਦਾਏ ਪਾਕ ਹਸਤਾ॥੩੨੭॥

ਜਾਹਰ ਅੰਦਰ ਮਾਯਲੇ ਫਰਜੰਦੇ ਜਨ,
 ਦਰਹਕੀਕਤ ਬਾ-ਖੁਦਾਏ ਖੇਸਤਨ॥੩੨੮॥

ਜਾਹਰ ਅੰਦਰ ਮਾਯਲੇ ਹਿਰਸੋ ਹਵਾ।
 ਬਾਤਨੇ ਓ ਪਾਕ ਅਜ ਯਾਦੇ ਖੁਦਾ॥੩੨੯॥

੮. ਜਿੰਦਰਗੀ ਨਾਮਾ (ਬੰਦਰਗੀ ਨਾਮਾ)

ਸਤਿਗੁਰ ਨੇ ਬੰਦਰਗੀ ਨਾਮੇ (ਪੇਖੀ ਜੋ ਭਾਈ ਨੰਦ ਲਾਲ ਜੀ ਨੇ ਲਿਖੀ ਸੀ) ਦਾ ਨਾਉਂ ਜਿੰਦਰਗੀ ਨਾਮਾ ਧਰਿਆ। ਭਾਈ ਸਾਹਿਬ ਤਾਂ ਨਿਮ੍ਰਤਾ ਵਿਚ ਸਨ, ਇਸ ਪੇਖੀ ਵਿਚ ਬੰਦਰਗੀ ਦੀ ਮਹਿਸਾ ਸੀ। ਸਾਰੇ ਭਾਵ ਗੁਰੂ ਮਤਿ ਵਾਲੀ ਭਗਤੀ ਦੇ ਸਨ ਤੇ ਗੁਰਬਾਣੀ ਦੇ ਆਸੇ ਜਗ੍ਹਾ ਜਗ੍ਹਾ ਸਨ, ਜਿਨ੍ਹਾਂ ਨੂੰ ਪੜ੍ਹਕੇ ਨਾਮ ਦਾ ਚਾਉ ਪੈਦਾ ਹੁੰਦਾ ਹੈ ਤੇ ਜਿੰਦ ਰੁਮਕਦੀ ਹੈ, ਸਤਿਗੁਰ ਜੀ ਨੇ ਹੁਣ ਨਾਮ ‘ਜਿੰਦਰਗੀ ਨਾਮਾ’ ਧਰਿਆ ਕਿ ਇਸ ਪਰ ਅਮਲ ਕਰਨੇ ਤੇ ਰੂਹਾਨੀ ਜਿੰਦਰਗੀ ਮਿਲੇਗੀ। ਇਸ ਵਿਚ ਲਗਪਗ ੫੦੦ ਸ਼ਿਖਾਂ ਹਨ। ਕੁਝਕੁ ਦਾ ਪੰਜਾਬੀ ਅਨੁਵਾਦ ਹੇਠਾਂ ਦਿਤਾ ਹੈ।

ਨਾਲ ਅੰਮ੍ਰਿਤ ਜਾਮ ਇਸ ਦਾ ਭਰ ਗਿਆ।

‘ਜਿੰਦਰਗੀ ਨਾਮਾ’ ਤਦੇ ਹੁਣ ਨਾਂ ਭਇਆ॥

ਹੈ ਮੁਬਾਰਕ ਜਨ ਕਿ ਜਿਸ ਰੱਬ ਪਾ ਲਿਆ।

‘ਗੈਰ ਹੱਕ’ ਦੀ ਯਾਦ ਤੋਂ ਮੂੰਹ ਭੁਆ ਲਿਆ॥੩੨੫॥

ਵੇਸ਼ ਦੁਨੀਆਂ ਪਰ ਦੁਨੀ ਤੋਂ ਛੁਟ ਰਹੇ।

ਰੱਬ ਵਾਂਡੂ ਪ੍ਰਗਟ ਹਨ ਪਰ ਲੁਕ ਰਹੇ॥੩੨੬॥

ਹਨ ਓ ਬਾਹਰੋਂ ਕੈਦ ਮੁੱਠੀ ਖਾਕ ਵਿਚ।

ਅੰਦਰੋਂ ਹਨ ਲਗ ਰਹੇ ਰਬ ਪਾਕ ਵਿਚ॥੩੨੭॥

ਇਸਤਰੀ ਪੁਤ ਵਿਚ ਲਗੇ ਹਨ ਬਾਹਿਰੋਂ।

ਰੱਬ ਅਪਣੇ ਨਾਲ ਪਰ ਹਨ ਅੰਦਰੋਂ॥੩੨੮॥

ਲੋਭ ਲਾਲਚ ਵਿਚ ਫਸੇ ਹਨ ਬਾਹਰੋਂ।

ਯਾਦ ਰਬ ਤੇ ਸਾਫ਼ ਸੀਨਾ ਅੰਦਰੋਂ॥੩੨੯॥

ਰਫਤਹ ਰਫਤਹ ਬਾਤਨਸ ਜਾਹਰ ਸੁਦਹ,
ਦਰ ਹਕੀਕਤ ਤਬਲਹਏ ਅੰਬਰ ਸੁਦਹ॥੩੩੨॥

ਜਾਹਰੋ ਬਾਤਨ ਸੁਦਹ ਯਕਸਾਨੇ ਓ।
ਹਰਦੋ ਆਲਮ ਬੰਦਹ ਏ ਛੁਰਮਾਨੇ ਓ॥੩੩੩॥

ਹਮ ਬ-ਦਿਲ ਯਾਦੇ ਭੁਦਾ ਓ ਬਰ ਜੁਬਾਂ।
ਈਂ ਜੁਬਾਨਸ ਦਿਲਸੁਦਹ ਦਿਲ ਸੁਦ ਜੁਬਾਂ॥੩੩੪॥

ਵਾਸਲਾਨੇ ਹਕ ਚੁਨੀ ਛੁਰਮੁਦਹ ਅੰਦ,
ਬੰਦਹਹਾ ਦਰ ਬੰਦਰੀ ਆਸੁਦਹ ਅੰਦ॥੩੩੫॥

ਸਾਹਿਬੀ ਬਾਸਦ ਮੁਸੱਲਮ ਸ਼ਾਹ ਰਾ,
ਕੁਰਨਸੇ ਮਨ ਸਾਲਕੇ ਈ ਰਾਹ ਰਾ॥੩੩੬॥

ਆਂ ਜਿਹੇ ਸਰ ਕੈ ਬਰਾਹਸ ਦਰ ਸਜ਼ੂਦ,
ਹਮਚੁ ਗੋ ਚੌਗਾਨ ਸੋਕਸ ਦਰ ਰਬੂਦ॥੩੪੭॥

ਆਂ ਜਿਹੇ ਦਸਤੇ ਕਿ ਵਸਛੇ ਓ ਨਵਿਸਤ,
ਆਂ ਜਿਹੇ ਪਾਏ ਕਿ ਦਰ ਕੁਇਸ ਗੁਜਸਤ॥੩੪੮॥

ਆਂ ਜੁਬਾਨੇ ਬਿਹ ਕਿ ਜਿਕਰੇ ਓ ਕੁਨੱਦ;
ਖਾਤਿਰੇ ਆਂ ਬਿਹ ਕਿ ਛਿਕਰੇ ਓ ਕੁਨੱਦ॥੩੪੯॥



ਸਹਿਜੇ ਸਹਿਜੇ ਅੰਦ੍ਰਲਾ ਪ੍ਰਗਟਾਂਵਦਾ।
 ਡੱਬਾ ਅੰਬਰੁ ਦਾ ਉ ਬਣ ਹੈ ਜਾਂਵਦਾੜੜ੨॥

ਅੰਦਰੋਂ ਬਾਹਰੋਂ ਓ ਇੱਕੋ ਹੋ ਗਏ।
 ਦੋ ਜਹਾਂ ਵਿਚ ਹੁਕਮ ਉਹਨਾਂ ਦੇ ਆਏ॥੩੩੩॥

ਜੀਭ ਦਿਲ ਤੇ ਯਾਦ ਰੱਬ ਦੀ ਬਹਿ ਗਈ।
 ਦਿਲ ਜੁਬਾਂ ਹੋ ਰਿਹਾ ਜਿਭ ਦਿਲ ਹੋ ਰਹੀ॥੩੩੪॥


‘ਵਾਹਿਗੁਰੂ ਮਿਲਿਆ’ ਨੇ ਐਦਾਂ ਹੈ ਕਿਹਾ :
 ਬੰਦਰੀ ਵਿਚ ਬੰਦਿਆਂ ਸੁਖ ਪਾ ਲਿਆ॥੩੩੫॥

ਸਾਹਿਬੀ ਸ਼ਾਹਾਂ ਨੂੰ ਸੋਹੇ ਸਾਹਿਬੀ,
 ਹੈ ਮੇਰੀ ਡੰਡੋਤ ਰਹਿਬਰ ਦੇ ਤਈ॥੩੩੬॥

ਉਹ ਮੁਬਾਰਕ ਸੀਸ ਜੋ ਦਰ ਪੈ ਰਿਹਾ,
 ਪ੍ਰੇਮ ਥੂੰਡੀ ਵਾਂਝ ਖਿੱਧੂ ਲੈ ਰਿਆਵੈ॥੩੪੭॥

ਧੰਨ ਹਨ ਓ ਹੱਥ ਲਿਖਿਆ ਜਸ ਜਿਨ੍ਹਾਂ,
 ਧੰਨ ਹਨ ਓਹ ਚਰਨ ਚਾਲੰ ਪ੍ਰਭੂ ਪਥਾ॥੩੪੮॥

ਉਹ ਮੁਬਾਰਕ ਜੀਭ ਜਿਸ ਤੇ ਨਾਉਂ ਹੈ।
 ਦਿਲ ਮੁਬਾਰਕ ਉਹ ਕਿ ਧਯਾਨ ਸ਼ਾਅਉ ਹੈ॥੩੪੯॥




੧. ਅੰਬਰ ਬੜੀ ਕੀਮਤੀ ਖੁਸ਼ਬੋ ਹੁੰਦੀ ਹੈ। ਉਸਨੂੰ ਡੱਬੇ ਵਿਚ ਪਕੇ ਸਾਂਭੀਏ ਤਾਂ ਬਿਨਾਂ ਖੁਹਲੇ ਗੀ ਖੁਸ਼ਬੋ ਬਾਹਰ ਨਿਕਲ ਜਾਂਦੀ ਹੈ, ਐਉਂ ਭਾਈ ਜੀ ਦਸਦੇ ਹਨ ਕਿ ਅੰਦਰ ਰੱਬ ਦਾ ਨਾਉਂ ਲੁਕਿਆ ਲੁਕਦਾ ਨਹੀਂ, ਖੁਸ਼ਬੋ ਉਹਦੀ ਖਿੱਲਰ ਜਾਂਦੀ ਹੈ।
੨. ਸ੍ਰੀ ਗੁਰੂ ਗੋਬਿੰਦ ਸਿੰਘੀ ਵਲ ਇਸ਼ਾਰਾ ਹੈ।
੩. ਸਿਰ ਖਿੱਧੂ ਹੈ, ਸੌਕ ਥੂੰਡੀ ਹੈ, ਸੈਦਾਨ ਸਰੀਰ ਹੈ, ਜਿਸ ਵਿਚ ਸਰੀਰਕ ਤ੍ਰਿਸ਼ਨਾ ਦੀ ਛਮੋਤੀ ਹੈ। ਗੁਰਾਂ ਦੇ ਚਰਨ ਖਿੱਧੂ ਦੇ ਪੁੱਗਣ ਤੇ ਸਲਾਮਤੀ ਦੀ ਥਾਂ ਹੈ, ਸੋ ਸਿਜਦੇ ਵਾਲੇ ਸਿਰ ਨੂੰ ਪ੍ਰੇਮ ਸਲਾਮਤੀ ਦੇ ਥਾਂ ਲਿਆ ਹੈ, ਇਹ ਭਾਵ ਹੈ।

੯. ਭਾਈ ਨੰਦ ਲਾਲ ਜੀ ਦੀ ਅਰਦਾਸ

(ਜਿੰਦਗੀ ਨਾਮਾ ਵਿਚੋ)

੧. ਦੀਦਹਾਮ ਰਾ ਲੱਜਤੇ ਦੀਦਾਰ ਬਖਸ਼,
੨. ਸੀਨਹਾਮ ਰਾ ਮਖਜ਼ਨੇ ਇਕਰਾਰ ਬਖਸ਼।
੩. ਈਂ ਦਿਲੇ ਬਿਰੀਆਨਿ ਮਾਰਾ ਸਉਕ ਦਿਹ।
੪. ਦਰ ਗਲੂਜਮ ਬੰਦਰੀ ਰਾ ਤਉਕ ਦਿਹ।
੫. ਹਿਜਰੇ ਸਾ ਰਾ ਆਰਜੂਏ ਵਸਲ ਬਖਸ਼।
੬. ਈਂ ਖਿਜ਼ਾਂਨੇ ਜਿਸਮ ਮਾਰਾ ਫਜ਼ਲ ਬਖਸ਼।
੭. ਹਰ ਸਰੇ ਮੂਯਮ ਜੁਬਾਂ ਕੁਨ, ਅਜ਼ ਕਰਮ।
੮. ਤਾ ਬਰੋਯਮ ਵਸਫੇ ਹਕ ਰਾ ਦਮ ਬਦਮ॥੪੫੮॥




ੴ. ਭਾਈ ਨੰਦ ਲਾਲ ਜੀ ਦੀ ਅਰਦਾਸ

(ਜਿੰਦਗੀ ਨਾਮਾ ਵਿਚੋਂ)

ਅਰਥ:-

੧. ਦੀਦਿਆਂ ਨੂੰ ਦੇਹ ਰਸ ਦੀਦਾਰ ਦਾ,
੨. ਸੀਨਾ ਬਣੇ ਘਰ ਭੇਤ ਦੇ ਭੰਡਾਰ ਦਾ,
੩. ਭੁੱਜ ਚੁਕੇ ਦਿਲ ਮੈਂਡੜੇ ਨੂੰ ਪ੍ਰੇਮ ਲਾ,
੪. ਬੰਦਗੀ ਦਾ ਤੌਕ ਮੇਰੇ ਗਲੇ ਪਾ।
੫. ਹਿਜਰ ਮੇਰੇ ਵਿਚ ਵਸਲ ਦਾ ਸਉਕ ਭਰ,
੬. ਬੁੱਢੜੇ ਤਨ ਮੈਂਡੜੇ ਤੇ ਛਜ਼ਲ ਕਰ,
੭. ਹਰ ਰੋਮ ਕਰਦੇ ਜੀਭ ਮੇਗਾ, ਕਰ ਕਰਮ,*
੮. ਸਿਫ਼ਤ ਸਾਂਈਂ ਦੀ ਕਰਾਂ ਫਿਰ ਦਮਬਦਮ॥੮੫॥


{ਕ: ਧ: ਚ:-੧, ਅਧਿ-੨੫}



* ਮੇਹਰ ਕਰਾ।

੧੦. ਬੰਦਰੀ।

੧. ਗਰ ਦਿਹਦ ਤੌਫੀਕ ਛਜ਼ਲੇ ਜੁਲ-ਜਲਾਲ,
੨. ਬੰਦਹ ਰਾ, ਅਜ਼ ਬੰਦਰੀ ਬਾਸਦ ਕਮਾਲ।
੩. ਜੀਸਤਨ ਦਰ ਬੰਦਰੀ ਮੌਲਾ ਬਵੱਦ,
੪. ਗਰਚਿਹ ਸਰ ਤਾ ਪਾ ਹਮਹ ਮੌਲਾ ਬਵੱਦ।
੫. ਬੰਦਰੀ ਬਾਸਦ ਕਮਾਲੇ ਬੰਦਰੀ।
੬. ਬੰਦਰੀ ਬਾਸਦ ਨਿਸ਼ਾਨੇ ਜਿੰਦਰੀ।
੭. ਗਰ ਨਿਸ਼ਾਨੇ ਜਿੰਦਰੀ ਮੇ ਬਾਯਦਤ,
੮. ਬੰਦਰੀਏ ਹੱਕ ਤੁਰਾ ਸੇ ਸਾਯਦਤ।
੯. ਜਿੰਦਰੀਏ ਬੰਦਹ ਰਾ ਈਂ ਬੰਦਰੀਸਤ।
੧੦. ਬੰਦਰੀਏ ਹੱਕ ਕਿ ਐਨੇ ਜਿੰਦਰੀਸਤ।
੧੧. ਤਾਂ ਤਵਾਨਾ ਬੰਦਹ ਸੌ, ਸਾਹਿਬ ਮਬਾਸ।
੧੨. ਬੰਦਹ ਰਾ ਜੁੜ ਬੰਦਰੀ ਨ ਬਵੱਦ ਤਲਾਸ।



੧੦. ਬੰਦਰੀ।

ਅਰਥਾਤ -

੧. ਜੇ ਦਏ ਸਮਰੱਥ ਈਸ਼੍ਵਰ ਓ ਕਿਪਾਲ,
੨. ਬੰਦਰੀ ਤੋਂ ਪਾਂਵਦਾ ਬੰਦਾ ਕਮਾਲ।
੩. ਰੂਪ ਰੱਥ ਦਾ ਚਾਹੇ ਸਾਰਾ ਹੋ ਜਈ,
੪. ਬੰਦਰੀ ਵਿਚ ਜੀਉ, ਇਸ ਤੋਂ ਸੁਖ ਪਈਂ।
੫. ਬੰਦਰੀ ਦੀ ਸਫਲਤਾ ਹੈ ਬੰਦਰੀ,
੬. ਬੰਦਰੀ ਹੀ ਜਾਣ ਲੱਛਣ ਜਿੰਦਰੀ।
੭. ਜਿੰਦਰੀ ਦੀ ਲੋੜ ਤੈਨੂੰ ਜੇ ਪਈ,
੮. ਬੰਦਰੀ ਕਰ ਬੰਦਰੀ ਬਣਦੀ ਸਹੀ।
੯. ਜੀਵਣਾ ਬੰਦੇ ਦਾ ਹੈ ਵੇ ਬੰਦਰੀ।
੧੦. ਬੰਦਰੀ ਰੱਥ ਦੀ ਹੈ ਅਸਲੀ ਜਿੰਦਰੀ।
੧੧. ਵੱਸ ਚਲਦੇ ਦਾਸ ਬਣ, ਸਾਹਿਬ ਨ ਬਨ,
੧੨. ਬੰਦੇ ਨੂੰ ਬਿਨ ਬੰਦਰੀ ਸਭ ਹਨ ਅ+ਬਨ* ॥

{ਕ: ਧ: ਚ:-੧, ਅਧਿ-੨੫}



* ਆ + ਬਨ = ਅਜੇਗਾ।

{ ਭਾਈ ਸਹਿਬ ਨੰਦ ਲਾਲ ਜੀ ਦੇ ਦੀਵਾਨ ਵਿਚ ਇਕ ਗਜ਼ਲ ਹੋਲੀ ਦੀ ਮਿਲਦੀ ਹੈ, ਜਿਸ ਵਿਚ ਆਪ ਨੇ ਆਪਣੇ ਚਿਤ ਦੇ ਉਤਸਾਹ ਨੂੰ ਗੁਰੂ ਜੀ ਦੇ ਸੁਹਾਣੇ ਰੰਗ ਨੂੰ ਖਾਕੀ ਨੈਣਾਂ ਨਾਲ ਤੱਕ ਕੇ ਵਰਣਨ ਕੀਤਾ ਹੈ :- }

੧੧. ਸ੍ਰੀ ਕਲਗੀਧਰ ਜੀ ਦੀ ਹੋਲੀ।


੧. ਗੁਲੇ ਹੋਲੀ ਬਬਾਗੇ ਦਹਿਰ ਈੰ ਬਿਸ਼ਿਗੁਹਤ,
੨. ਲਬੇ ਢੂੰ ਗੁੰਚਹਹਾ ਫਰਖੰਦਹ ਖੂ ਕਰਦਾ।
੩. ਗੁਲਾਬੋ ਅੰਬਰੋ ਮੁਸ਼ਕੋ ਅੰਬੀਰੋ,
੪. ਢੂੰ ਬਾਰਾਂ ਬਾਰਸੇ ਅਜ ਸੂ ਬਸੂ ਕਰਦਾ।
੫. ਗੁਲਾਲ ਅਫਸ਼ਾਨੀਏ ਦਸਤੇ ਮੁਬਾਰਿਕ,
੬. ਜਾਮੀਨੋਂ ਆਸਮਾਂ ਰਾ ਸੁਰਖਰੂ ਕਰਦਾ।
੭. ਜ਼ਹੇ ਪਿਚਕਾਰੀਏ ਪੁਰ ਜ਼ਾਅਫ਼ਰਾਨੀ,
੮. ਕਿ ਹਰ ਬੇਰੰਗ ਰਾ ਖੁਸ਼ਰੰਗ ਰੂ ਕਰਦਾ।
੯. ਦੁਆਲਮ ਗਸਤ ਰੰਗੀਂ ਅਜ ਤੁਫ਼ੈਲਸ,
੧੦. ਚੁ ਸ਼ਾਹਮ ਜਾਮਹ ਰੰਗੀਂ ਦਰ ਗੁਲੂ ਕਰਦਾ।
੧੧. ਕਸੇ ਕੋ ਦੀਦ ਦੀਦਾਰੇ ਮੁਕੱਦਸ,
੧੨. ਮੁਰਾਦੇ ਉਮਰ ਰਾ ਹਾਸਿਲ ਨਿਕੋ ਕਰਦਾ।
੧੩. ਸ਼ਵੱਦ ਕੁਰਬਾਨ ਖਾਕੇ ਸਾਧ ਸੰਗਤ,
੧੪. ਦਿਲੇ 'ਗੋਯਾ' ਹਮੀਂ ਰਾ ਆਰਜੂ ਕਰਦਾ।



੧੧. ਸ੍ਰੀ ਕਲਗੀਧਰ ਜੀ ਦੀ ਹੋਲੀ।

ਅਰਥਾਤ :-

੧. ਕਿ ਫਲ ਹੋਲੀ ਦਾ ਖਿੜਿਆ ਵਿੱਚ ਦੁਨੀਆਂ,
 ੨. ਲਬਾਂ ਨੂੰ ਖੁਹਲਿਆ ਉਸ ਵਾਂਝ ਕਲੀਆਂ।
 ੩. ਅਬੀਰ, ਅੰਬਰ ਗੁਲਾਲਾਂ ਤੇ ਕਥੂਰੀ,
 ੪. ਵਸਣ ਹਰ ਤਰਫ ਜਿਉਂ ਬਰਖਾ ਦੀ ਕਣੀਆਂ।
 ੫. ਮੁਬਾਰਕ ਹੱਥ ਉਡਾਈ ਜਦ ਗੁਲਾਲੀ,
 ੬. ਚੜ੍ਹੀ ਲਾਲੀ ਜਿਮੀਂ ਅਸਮਾਨ ਫੁਲੀਆਂ।
 ੭. ਚਲੇ ਕੇਸਰ ਦੀ ਪਿਚਕਾਰੀ ਮੁਬਾਰਕ,
 ੮. ਕਿ ਹਰ ਬੇਰੰਗ ਨੂੰ ਰੰਗ ਲਾਣ ਭਲੀਆਂ।
 ੯. ਤੁਫ਼ੈਲ ਉਸ ਦੀ ਜਹਾਂ ਦੋ ਗਏ ਰੰਗੇ,
 ੧੦. ਰੰਗੇ ਜਾਮੇ ਜਾਂ ਸੁਹਣੇ ਲਾਈਆਂ ਤਣੀਆਂ।
 ੧੧. ਜਿਨ੍ਹੇ ਡਿੱਠੇ ਮੁਬਾਰਕ ਏਹ ਦਰਸਨ,
 ੧੨. ਮੁਰਾਦਾਂ ਉਮਰ ਉਸ ਨੇ ਹੈਨ ਜਿਣੀਆਂ।
 ੧੩. ਹੋਯਾ ਕੁਰਬਾਨ ਸਤਿਸੰਗਤ ਦੀ ਧੂੜੋਂ,
 ੧੪. ਕਿ ਲੋਚਾਂ ਅੱਜ 'ਗੋਯਾ' ਦੀਆਂ ਫਲੀਆਂ॥
- {ਕ: ਧ: ਚ:-੧, ਅਧਿ-੨੫}



੧੨. ਕਲਰੀਧਰ ਜੀ ਦਾ ਜਲਾਲੀ ਕਮਾਲ।

੧. ਕੀਸਤ ਇਮਰੋਜ਼ ਕਿ ਸੌਦਾਇ ਨਿਗਾਰੇ ਦਾਰਦ ?
ਬਾਦਸ਼ਾਹ ਹਸਤੁੰ ਦਰੀਂ ਦਹਿਰ ਕਿ ਯਾਰੇ ਦਾਰਦ।
੨. ਦਾਨਮ ਐ ਸੋਖ ! ਕਿ ਖੂਨੇ ਦੋ ਜਹਾਂ ਖਾਹਦ ਰੇਖਤ,
ਚਸ਼ਮੇ ਮਸਤੇ ਤੋ ਕਿ ਇਮਰੋਜ਼ ਖੁਮਾਰੇ ਦਾਰਦ।
੩. ਦਾਮਨੇ ਚਸ਼ਮੇ ਮਰਾ ਖੂਨੇ ਜਿਗਰ ਰੰਗੀਂ ਕਰਦ,
ਦਿਲੇ ਦੀਵਾਨਹਾਏ ਮਾ ਤੁਰਫਹ ਬਹਾਰੇ ਦਾਰਦ,
੪. ਸਾਯੁਏ ਤੁਬਾਏ ਫਿਰਦੈਸੁੰ ਨ ਖਾਹਦ ਹਰਿਗਿਜ਼
ਹਰਕਿ ਮਨਸੂਰੇ ਸਿਫਤ ਸਾਯੁਏ ਦਾਰੇ ਦਾਰਦ,
੫. ਰੂਏ ਗੁਲਗੂਨਿ ਖੁਦ ਐ ਸਮਾਅ ਬਰਅਫ੍ਰੋਜ਼ ਦਮੇ,
ਦਿਲੇ ਪਰਵਾਨਹ ਓ ਬੁਲਬੁਲ ਬਤੋ ਕਾਰੇ ਦਾਰਦ।
੬. ਬਹਿਰੇ ਦੀਵਾਨਹ ਅਗਰ ਸਿਲਸਿਲਹਾ ਮੇ ਸਜ਼ਿਦ,
ਦਿਲੇ 'ਰੋਜਾ' ਬਖਮੇ ਜੁਲਫ਼ ਕਰਾਰੇ ਦਾਰਦ॥



੧. ਪਾਠਾਂਤ੍ਰੂ = ਬਾਦਸ਼ਾਹੰਸਤਾ।

੨. ਪਾਠਾਂਤ੍ਰੂ = ਤੁਬਾਏ ਫਿਰਦੈਸ।

੧੨. ਕਲਗੀਧਰ ਜੀ ਦਾ ਜਲਾਲੀ ਕਮਾਲ।

ਪੰਜਾਬੀ ਅਨੁਵਾਦ:

੧. ਹੈ ਕਮਲਾ ਪਿਆਰ ਕਿਸਨੇ ਅੱਜ ਸੁਹਣੇ ਨਾਲ ਲਾਇਆ ਹੈ?
ਕਿ ਉਸਨੇ ਪਿਆਰ ਪਿਆਰੇ ਵਿਚ, ਜਗਤ ਦਾ ਰਾਜ ਪਾਇਆ ਹੈ।
੨. ਮਸਤ ਨੈਣਾਂ ਵਿਚ ਤੇਰੇ ਜੋ, ਖੁਮਾਰ ਆਯਾ ਹੈ ਅੱਜ, ਪਜਾਰੇ!
ਕਰੂ ਖੂੰ ਦੋ ਜਹਾਨਾਂ ਦਾ, ਸਮਝ ਮੇਰੀ 'ਚ ਆਇਆ ਹੈ,
੩. ਏ ਦਿਲ ਕਮਲੇ ਤਈਂ ਮੇਰੇ, ਅਜਬ ਆਈ ਬਹਾਰ ਅੱਜ ਹੈ,
ਜਿਗਰ ਦੇ ਖੂਨ ਨੈਣਾਂ ਨੂੰ, ਕਿ ਰੱਤਾ ਕਰ ਦਿਖਾਯਾ ਹੈ,
੪. ਜਿਨ੍ਹਾਂ ਨੂੰ ਛਾਉਂ ਸੂਲੀ ਦੀ, ਜਿਵੇਂ ਮਨਸੂਰ ਭਾਈ ਹੈ,
ਉਨ੍ਹਾਂ ਫਿਰ ਸੁਰਗ ਦੇ ਬੂਟੇ, ਦਾ ਛਾਯਾ ਨਾਂ ਤਕਾਯਾ ਹੈ।
੫. ਗੁਲਾਬਾਂ ਵਾਂਝ ਚਿਹਰਾ ਓ, ਤੂੰ ਕਰ ਰੈਸ਼ਨ, ਸਮਾਂ ਮੇਰੇ!
ਕਿ ਬੁਲਬੁਲ ਨਾਲ ਪਰਵਾਨਾ, ਸਦੱਕੜੇ ਹੋਣ ਆਯਾ ਹੈ।
੬. ਘੜੇ ਸੰਗਲ ਜਗਤ ਭਾਵੇਂ, ਸ਼ੁਦਾਈ ਬੰਨ੍ਹਣੇ ਖਾਤਰ,
ਜ਼ਲੜ ਦੇ ਘੇਰ ਵਿਚ 'ਰੋਯਾ', ਨੇ ਦਿਲ ਆਪਣਾ ਟਿਕਾਯਾ ਹੈ॥

{ਕ: ਧ: ਚ:-੧, ਅਧਿ-੨੫}



* ਜਦੋਂ ਭਾਈ ਬਚਿੱਤ੍ਰ ਸਿਖ ਜੀ ਨੇ ਸ਼ਰਾਬ ਨਾਲ ਮਦਹੋਸ਼ ਹਾਥੀ ਨੂੰ ਮਾਰਿਆ ਤਾਂ ਗੁਰੂ ਜੀ ਦੇ ਮੁਖੜੇ ਤੇ ਇਕ ਅਜੀਬ ਭਾਵਾਲਾ ਜਲਾਲ ਆਇਆ। ਇਹ ਉਸ ਵੇਲੇ ਦੇ ਦਿਲੀ ਭਾਵ ਹਨ ਭਾਈ ਨੰਦ ਲਾਲ ਜੀ ਦੇ।

-ਸੰਪਾਦਕ

੧੩. ਗੁਰੂ ਗੋਬਿੰਦ ਸਿੰਘ।

੧੦੫. ਨਾਸਰੇ ਮਨਸੂਰ ਗੁਰ ਗੋਬਿੰਦ ਸਿੰਘ।
ਏੜਦੀ ਮਨਜ਼ੂਰ ਗੁਰ ਗੋਬਿੰਦ ਸਿੰਘ।
੧੦੬. ਹੱਕ ਰਾ ਰੰਜੂਰ ਗੁਰ ਗੋਬਿੰਦ ਸਿੰਘ।
ਜੁਮਲਾ ਫੈਜੇ ਨੂਰ ਗੁਰ ਗੋਬਿੰਦ ਸਿੰਘ।
੧੦੭. ਹੱਕ ਹੱਕ ਆਗਾਹ ਗੁਰ ਗੋਬਿੰਦ ਸਿੰਘ।
ਸ਼ਾਹਿ ਸ਼ਾਹਨਸ਼ਾਹ ਗੁਰ ਗੋਬਿੰਦ ਸਿੰਘ,
੧੦੮. ਬਰ ਦੋ ਆਲਮਸ਼ਾਹ ਗੁਰ ਗੋਬਿੰਦ ਸਿੰਘ,
ਖਸਮ ਰਾ ਜਾਂ-ਕਾਹ ਗੁਰ ਗੋਬਿੰਦ ਸਿੰਘ।
੧੦੯. ਡਾਇਜ਼ੂਲ ਅਨਵਾਰ ਗੁਰ ਗੋਬਿੰਦ ਸਿੰਘ,
ਕਾਸ਼ਿਫ਼ੂਲ ਅਸਰਾਰ ਗੁਰ ਗੋਬਿੰਦ ਸਿੰਘ।
੧੧੦. ਆਲਮੂਲ ਅਸਰਾਰ ਗੁਰ ਗੋਬਿੰਦ ਸਿੰਘ,
ਅਬਰੇ ਰਹਮਤ ਬਾਰ ਗੁਰ ਗੋਬਿੰਦ ਸਿੰਘ।
੧੧੧. ਮੁਕਬਲੇ ਮਕਬੂਲ ਗੁਰ ਗੋਬਿੰਦ ਸਿੰਘ,
ਵਾਸਲੇ ਮੈਸੂਲ ਗੁਰ ਗੋਬਿੰਦ ਸਿੰਘ।
੧੧੨. ਜਾਂ ਫਰੋਜ਼ੇ ਨਹਿਰ ਗੁਰ ਗੋਬਿੰਦ ਸਿੰਘ,
ਫੈਜੇਹਕ ਰਾ ਬਹਿਰ ਗੁਰ ਗੋਬਿੰਦ ਸਿੰਘ।
੧੧੩. ਹੱਕ ਰਾ ਮਹਬੂਬ ਗੁਰ ਗੋਬਿੰਦ ਸਿੰਘ,
ਤਾਲਬੋ ਮਤਲੂਬ ਗੁਰ ਗੋਬਿੰਦ ਸਿੰਘ।
੧੧੪. ਤੇਗ ਰਾ ਛੱਤਾਹੁ ਗੁਰ ਗੋਬਿੰਦ ਸਿੰਘ,
ਜਾਨੋ ਦਿਲ ਰਾ ਰਾਹ ਗੁਰੂ ਗੋਬਿੰਦ ਸਿੰਘ।

੧੩. ਗੁਰੂ ਗੋਬਿੰਦ ਸਿੰਘ।

੧੦੫. ਬਿਜਈ ਬਿਜੈ ਮਾਨ ਗੁਰ ਗੋਬਿੰਦ ਸਿੰਘ।
 ਰੱਬ ਦਰ ਪਰਵਾਨ ਗੁਰ ਗੋਬਿੰਦ ਸਿੰਘ।
੧੦੬. ਰੱਬ ਦਾ ਭੰਡਾਰ ਗੁਰ ਗੋਬਿੰਦ ਸਿੰਘ।
 ਬਖਪਿਸ਼ਾਂ ਦਾਤਾਰ ਗੁਰ ਗੋਬਿੰਦ ਸਿੰਘ।
੧੦੭. ਸਾਂਈਂ ਜਾਣਣਹਾਰ ਗੁਰ ਗੋਬਿੰਦ ਸਿੰਘ,
 ਸ਼ਹਨਸ਼ਾਹਾਂ ਸਰਦਾਰ ਗੁਰ ਗੋਬਿੰਦ ਸਿੰਘ।
੧੦੮. ਦੋ ਜਹਾਂ ਤੇ ਸ਼ਾਹ ਗੁਰ ਗੋਬਿੰਦ ਸਿੰਘ,
 ਵੈਰੀਆਂ ਜਿੰਦ ਠਾਹ ਗੁਰ ਗੋਬਿੰਦ ਸਿੰਘ।
੧੦੯. ਫੇਜ਼ ਨੂੰਗੀ ਦੇਵਵਦਾ ਗੋਬਿੰਦ ਸਿੰਘ,
 ਭੇਤ-ਰੱਬ ਖੁਲ੍ਹੇਵਦਾ ਗੋਬਿੰਦ ਸਿੰਘ।
੧੧੦. ਗੁਪਤ ਜਾਣਣਹਾਰ, ਗੁਰ ਗੋਬਿੰਦ ਸਿੰਘ।
 ਰਹਮਤ ਵਸਾਵਣਹਾਰ ਗੁਰ ਗੋਬਿੰਦ ਸਿੰਘ
੧੧੧. ਆਪ ਦਰ ਪਰਵਾਨ ਗੁਰ ਗੋਬਿੰਦ ਸਿੰਘ,
 ਕਰਾਂਵਦਾ ਪਰਵਾਨ ਗੁਰ ਗੋਬਿੰਦ ਸਿੰਘ।
 ਆਪ ਪਹੁੰਚਣ ਵਾਲੜਾ ਗੋਬਿੰਦ ਸਿੰਘ।
 ਹੋਰਨਾਂ ਪਹੁੰਚਾਂਵਦਾ ਗੋਬਿੰਦ ਸਿੰਘ।
੧੧੨. ਜਿੰਦ ਪਾਣੀ ਨਹਿਰ ਗੁਰ ਗੋਬਿੰਦ ਸਿੰਘ,
 ‘ਮਿਹਰ-ਰੱਬ ਸਮੁੰਦ’ ਗੁਰ ਗੋਬਿੰਦ ਸਿੰਘ।
੧੧੩. ਰੱਬ ਦਾ ਮਹਿਬੂਬ ਗੁਰ ਗੋਬਿੰਦ ਸਿੰਘ।
 ਆਪ ਚੇਲਾ ਤੇ ਗੁਰੂ ਗੋਬਿੰਦ ਸਿੰਘ।
੧੧੪. ਤੇਗ ਦਾ ਹੈ ਧਨੀ ਗੁਰ ਗੋਬਿੰਦ ਸਿੰਘ,
 ਦਿਲ ਖੁਸ਼ੀ ਦੀ ਕਣੀ ਗੁਰ ਗੋਬਿੰਦ ਸਿੰਘ।

੨. ਗੁਰੂ ਜੀ ਦਾ ਦਰਜਾ ਪੈਗੀਬਰਾਂ ਤੇ ਵਲੀਆਂ ਵਿਚ ਕੀ ਹੈ, ਇਸ ਪਰ ਦੱਸਦੇ ਹਨ :-

੧੧੯. ਖਾਸਿਗਾਂ ਦਰ ਪਾਇ ਗੁਰ ਗੋਬਿੰਦ ਸਿੰਘ,
ਕੁਦਸੀਆਂ ਥਾ ਰਾਇ ਗੁਰ ਗੋਬਿੰਦ ਸਿੰਘ।

੧੨੦. ਮੁਕਬਲਾਂ ਮੱਦਾਹੁ ਗੁਰ ਗੋਬਿੰਦ ਸਿੰਘ,
ਜਾਨੋ ਦਿਲ ਰਾ ਰਾਹ ਗੁਰ ਗੋਬਿੰਦ ਸਿੰਘ।

੧੨੧. ਲਾਮਕਾਂ ਪਾਬੋਸ ਗੁਰ ਗੋਬਿੰਦ ਸਿੰਘ,
ਬਰ ਦੋ ਆਲਮ ਕੋਸ ਗੁਰ ਗੋਬਿੰਦ ਸਿੰਘ।

੩. ਗੁਰੂ ਸਾਹਿਬ ਜੀ ਦੇ ਉੱਚ ਆਚਰਨ ਬਾਬਤ ਕਹਿੰਦੇ ਹਨ :-

੩੪. ਖਾਲਿਸੋ ਬੇ ਕੀਨਾ ਗੁਰ ਗੋਬਿੰਦ ਸਿੰਘ,
ਹੱਕ ਹੱਕ ਆਈਨਾ ਗੁਰ ਗੋਬਿੰਦ ਸਿੰਘ।

੩੫. ਹਕ ਹਕ--ਅੰਦੇਸ਼ ਗੁਰ ਗੋਬਿੰਦ ਸਿੰਘ,
ਬਾਦਸ਼ਾਹ ਦਰਵੇਸ਼ ਗੁਰ ਗੋਬਿੰਦ ਸਿੰਘ।

੨. ਗੁਰੂ ਜੀ ਦਾ ਦਰਜਾ ਪੈਗੀਬਰਾਂ ਤੇ ਵਲੀਆਂ ਵਿਚ ਕੀ ਹੈ, ਇਸ ਪਰ ਦੱਸਦੇ ਹਨ :-

੧੧੯. ਨਿਕਟ ਵਰਤੀ ਰੱਬ ਦੇ ਜੋ ਹਨ ਵੱਡੇ
ਦਾਸ ਓ, ਸਾਹਿਬ ਗੁਰੂ ਗੋਬਿੰਦ ਸਿੰਘ।
ਪਿੱਤ੍ਰ ਲੋਕੀਂ ਰਾਇ ਅੰਦਰ ਟੁਰ ਰਹੇ,
ਰਾਇ ਦੇਵਨਹਾਰ ਗੁਰ ਗੋਬਿੰਦ ਸਿੰਘ।

੧੨੦. ਪਰਵਾਨ ਜੋ ਦਰਗਾਹ, ਸੌ ਹਨ ਕਰ ਰਹੇ
ਕੀਰਤੀ ਤੇ ਜੱਸ ਗੁਰੂ ਗੋਬਿੰਦ ਸਿੰਘ।
ਉਨ੍ਹਾਂ ਦੇ ਦਿਲ ਜਿੰਦ ਤਾਂਥੀਂ ਦੇਵਵਦੇ
ਰਾਹਿਤਾਂ ਤੇ ਰੱਸ ਗੁਰੂ ਗੋਬਿੰਦ

੧੨੧. ਬੈਕੁੰਠ ਚੁਮਦਾ ਚਰਨ ਗੁਰ ਗੋਬਿੰਦ ਸਿੰਘ।
ਦੋ ਜਹਾਂ ਵਿਚ ਸ਼ਰਨ ਗੁਰ ਗੋਬਿੰਦ ਸਿੰਘ।

੩. ਗੁਰੂ ਸਾਹਿਬ ਜੀ ਦੇ ਉੱਚ ਆਚਰਨ ਬਾਬਤ ਕਹਿੰਦੇ ਹਨ :-


੩੪. ਕੀਨਿਓਂ ਹੈ ਸਾਫ ਸੀਨਾ ਜਿਨ੍ਹਾਂ ਦਾ,
ਹੈ ਪਵਿਤਰ ਮਨ ਗੁਰੂ ਗੋਬਿੰਦ ਸਿੰਘ।
ਸਹੁੰ ਕਹਾਂ ਹਾਂ ਰੱਬ ਦੀ ਤੇ ਆਖਦਾ
'ਰੱਬ ਸੀਜ਼ਾ' ਹੈ ਗੁਰੂ ਗੋਬਿੰਦ ਸਿੰਘ,

੩੫. 'ਰਬ-ਯਜਾਨ' ਆਵੇਸ਼ ਗੁਰ ਗੋਬਿੰਦ ਸਿੰਘ।
ਬਾਦਸ਼ਾਹ ਦਰਵੇਸ਼ ਗੁਰ ਗੋਬਿੰਦ ਸਿੰਘ।

੪. ਸਾਰੂ ਜੀ ਦਾ ਮਰਤਬਾ ਰੂਹਾਨੀਅਤ ਵਿਚ ਦੇਵਤਿਆਂ ਤੇ ਅਵਤਾਰਾਂ ਤੋਂ ਉੱਚਾ ਹੈ, ਇਸ ਪਰ ਭਾਈ ਸਾਹਿਬ ਨੰਦ ਲਾਲ ਜੀ ਲਿਖਦੇ ਹਨ : -

੧. ਸਦ ਹਜ਼ਾਰਾਨ ਈਸਰ ਵ ਬ੍ਰਹਮਾ ਵ
ਅਰਸੀ ਵ ਕਰਸੀ ਖੂਹਿੰਦਾਏ ਪਨਾਹਸ।
 ੨. ਵ ਸਦ ਹਜ਼ਾਰਾਂ ਰਾਮ ਰਾਜਾ ਵਾ ਕਾਹਨ
ਵ ਕ੍ਰਿਸ਼ਨ ਖਾਕ ਬੋਸੇ ਅਕਦਾਮਸ॥
 ੩. ਹਜ਼ਾਰਾਂ ਮੁਕਬਲੇ ਖਾਸ ਹਮਦੀਯਤ ਸਤਾਇਰਾਸ॥
 ੪. ਸਦ ਹਜ਼ਾਰਾਂ ਇੰਦਰ ਵ ਮਾਰ ਹਜ਼ਾਰਜਬਾਂ ਤੌਸੀਫ ਗੋਇਆਸ॥
 ੫. ਵ ਸਦ ਹਜ਼ਾਰਾਂ ਉੱਮਿ ਕਦਸੀ ਦਰਾਂ ਬਿਦਮਤਸ॥
੫. ਭਾਈ ਨੰਦ ਲਾਲ ਜੀ ਨੇ ਸਨਮੁਖ ਬੈਠਕੇ ਨੂੰਗੀ ਤੇ ਖਾਕੀ ਦੋਹਾਂ ਨੈਣਾਂ ਨਾਲ
ਦੇਖਕੇ ਇਹ ਯਾਚਨਾ ਕੀਤੀ ਸੀ : -

੧. ਲਾਲ ਸਰੋ ਗੁਲਾਮ ਗੁਰ ਗੋਬਿੰਦ ਸਿੰਘ,
੨. ਦਾਗਦਾਰੇ ਨਾਮ ਗੁਰ ਗੋਬਿੰਦ ਸਿੰਘ।
੩. ਕਮਤਰੀਂ ਜਿ ਸਗਾਨਿ ਗੁਰ ਗੋਬਿੰਦ ਸਿੰਘ,
੪. ਰੇਜ਼ਹ ਚੀਨੇ ਖਾਨਿ ਗੁਰ ਗੋਬਿੰਦ ਸਿੰਘ।
੫. ਬਾਦ ਜਾਨਸ਼ ਫਿਦਾਇ ਗੁਰ ਗੋਬਿੰਦ ਸਿੰਘ,
੬. ਫਰਕਿ ਓ ਬਰਪਾਇ ਗੁਰ ਗੋਬਿੰਦ ਸਿੰਘ।



੪. ਗੁਰੂ ਜੀ ਦਾ ਮਰਤਬਾ ਰੂਹਾਨੀਅਤ ਵਿਚ ਦੇਵਤਿਆਂ ਤੇ ਅਵਤਾਰਾਂ ਤੇ ਉੱਚਾ ਹੈ, ਇਸ ਪਰ ਭਾਈ ਸਾਹਿਬ ਨੰਦ ਲਾਲ ਜੀ ਲਿਖਦੇ ਹਨ : -

੧. ਲੱਖਾਂ ਈਸ਼੍ਵਰ {ਸਿਵ} ਤੇ ਬ੍ਰਹਮਾਂ ਅਰਸਾਂ ਤੇ ਕੁਰਸਾਂ ਦੇ ਵਾਸੀ ਗੁਰੂ ਗੋਬਿੰਦ ਸਿੰਘ ਜੀ ਦੀ ਪਨਾਹ ਚਾਹੁੰਦੇ ਹਨ।
੨. ਤੇ ਲੱਖਾਂ ਰਾਮ ਤੇ ਰਾਜੇ ਤੇ ਕਾਹਨ ਤੇ ਕ੍ਰਿਸ਼ਨ ਉਸ ਦੇ ਚਰਨਾਂ ਦੀ ਪੂੜੀ ਚੁੰਮਣ ਵਾਲੇ ਹਨ।
੩. ਲੱਖਾਂ ਦਰ ਕਬੂਲ ਪਏ ਹੋਏ ਉਸ ਦੀ ਮਹਿਮਾ ਕਰਦੇ ਹਨ।
੪. ਲੱਖਾਂ ਇੰਦਰ ਤੇ ਸੇਸ਼ਨਾਗ ਹਜ਼ਾਰ ਜੀਭਾਂ ਨਾਲ ਮਹਿਮਾਂ ਕਰਦੇ ਹਨ।
੫. ਤੇ ਲੱਖਾਂ ਦੇਵੀਆਂ ਹਨ ਉਸ ਦੀ ਸੇਵਾ ਕਰਨਹਾਰੀਆਂ।
੬. ਭਾਈ ਨੰਦ ਲਾਲ ਜੀ ਨੇ ਸਨਮੁਖ ਬੈਠਕੇ ਨੂੰਗੀ ਤੇ ਖਾਕੀ ਦੋਹਾਂ ਨੈਣਾਂ ਨਾਲ ਦੇਖਕੇ ਇਹ ਯਾਚਨਾ ਕੀਤੀ ਸੀ : -

੧. ਨੰਦ ਲਾਲ ਗੁਲਾਮ ਕੂਕਰ ਹੈ ਸਦਾ,
ਦੁਆਰ ਤੇਰੇ, ਹੇ ਗੁਰੂ ਗੋਬਿੰਦ ਸਿੰਘ।
੨. ਛਾਪਾ ਹੈ ਇਕ ਨਾਮ ਤੇਰੇ ਦਾ ਲਗਾ,
ਤਨ ਮੇਰੇ ਤੇ, ਹੇ ਗੁਰੂ ਗੋਬਿੰਦ ਸਿੰਘ!
੩. ਕੂਕਰਾਂ ਤੋਂ ਘੱਟ ਹਾਂ, ਪਰ ਤੁੱਧ ਦਾ,
੪. ਟੁੱਕ ਥਾਲੋਂ ਮਿਲੇ, ਗੁਰ ਗੋਬਿੰਦ ਸਿੰਘ।
੫. ਜਾਨ ਮੇਰੀ ਹੋਇ ਸਦਕਾ ਆਪ ਦਾ,
੬. ਸਿਰ ਟਿਕੇ ਚਰਨੀ, ਗੁਰੂ ਗੋਬਿੰਦ ਸਿੰਘ। ॥



੧੪. ਸਤਿਗੁਰੂ ਦਾ ਮਾਰਗ ਸੁਖੈਨ ਮਾਰਗ ਹੈ।

ਮਰਾ ਦਰ ਮੰਜਲੇ ਜਾਨਾ
 ਹਮਹ ਐਸੈ ਹਮਹ ਸ਼ਾਦੀ।
 ਜਰਸ ਬੇਹੁਦਹ ਮੇ ਨਾਲਦ
 ਕੁਜਾ ਬੰਦੇਮ ਮਹਿਮਿਲ ਹਾ।

{ਕ: ਧ: ਚ:-੨, ਅਧਿ-੯੯}



੧੫. ਕਲਰੀਧਰ ਜੀ ਦੇ ਇਕ ਜੰਗ ਫਤਹ ਕਰਨ ਦੇ ਬਾਦ ਭਾਈ ਨੰਦ ਲਾਲ ਜੀ ਦਾ ਪੈਰ ਮਨਾਣਾ।

੧. ਬਹਰ ਕੁਜਾ ਕਿ ਰਵੀ ਜਾਨੇ ਮਨ ਖੁਦਾ ਹਾਫਿਜ਼!
੨. ਬਿਬੁਰਦਹਈ ਦਿਲੋ ਈਮਾਨੇ ਮਨ ਖੁਦਾ ਹਾਫਿਜ਼!
੩. ਬਿਆ ਕਿ ਬੁਲਬੁਲੇ ਗੁਲ ਹਰਦੇ ਇੰਤਜ਼ਾਰੇ ਤੁਅੰਦ,
੪. ਦਮੇ ਬਜਾਨਿਬੇ ਬੁਸਤਾਨੇ ਮਨ; ਖੁਦਾ ਹਾਫਿਜ਼!
੫. ਨਮਕ ਜ਼ਿਲਾਲੇ ਲਬਤ ਰੇਜਦ ਬਰ ਦਿਲੇ ਰੇਸਮ,
੬. ਤਪੀਦ ਸੀਨਹਏ ਬਿਰੀਆਂਨੇ ਮਨ ਖੁਦਾ ਹਾਫਿਜ਼!
੭. ਬਿਯਾ ਬਮਰਦਮਕੇ ਦੀਦਹਾਅਮ ਕਿ ਖਾਨਹਏ ਤੁਸਤ,
੮. ਦੁਰੂਨੇ ਦੀਦਹੇ ਗਿਰੀਆਨੇ ਮਨ ਖੁਦਾ ਹਾਫਿਜ਼!
੯. ਚਿ ਖੁਸ ਬਵਦਕਿ ਖਿਰਾਮਦ ਕਦਤਚੁ ਸਰਵੇ ਬੁਲੰਦ,
੧੦. ਦਮੇਂ ਬਸੂਏ ਗੁਲਿਸਤਾਨੇ ਮਨ ਖੁਦਾ ਹਾਫਿਜ਼!

{ਕ: ਧ: ਚ:-੧, ਅਧਿ-੪੩}



੧੪. ਸਤਿਗੁਰੂ ਦਾ ਮਾਰਗ ਸੁਖੈਨ ਮਾਰਗ ਹੈ।

ਮੰਜ਼ਲ ਯਾਰ ਪਯਾਰੇ ਅੰਦਰ,

ਖੁਸ਼ੀਆਂ ਤੇ ਸਾਦਿਆਨੇ ਹਨ।

ਕਿਉਂ ਪਿੱਟਣ ਘੜਿਆਲ ਅਸਾਡੇ

ਪ੍ਰੀਤਮ ਗੌਦ ਟਿਕਾਣੇ ਹਨ।

{ਕ: ਧ: ਚ:-੨, ਅਧਿ-੯੯}



੧੫. ਕਲਗੀਧਰ ਜੀ ਦੇ ਇਕ ਜੰਗ ਫਤਹ ਕਰਨ ਦੇ ਬਾਦ ਭਾਈ ਨੰਦ ਲਾਲ ਜੀ ਦਾ ਖੈਰ ਮਨਾਣਾ।

੧. ਜਿੱਧਰ ਜਾਵੇਂ ਪਯਾਰੇ ਮੇਰੇ! ਤੇਰਾ ਹੋਵੇ ਰਬ ਰਾਖਾ।

੨. ਦਿਲ ਤੇ ਦੀਨ ਲੈ ਗਿਓ ਮੇਰਾ, ਤੇਰਾ ਹੋਵੇ ਰੱਬ ਰਾਖਾ।

੩. ਬੁਲਬੁਲ ਅਤੇ ਗੁਲਾਬ ਦੁਏ ਹਨ, ਵਿਚ ਉਡੀਕਾਂ ਤੇਰੀ ਦੇ,

੪. ਫੇਰਾ ਪਾ ਹੁਣ ਚਮਨ ਅਸਾਡੇ, ਤੇਰਾ ਹੈਵੇ ਰਬ ਰਾਖਾ।

੫. ਤਪ ਰਿਹਾ ਸੀਨਾ ਕੁੱਠਾ ਮੇਰਾ, ਕਲਗੀਆਂ ਵਾਲੇ ਬਿਰਹੋਂ ਵਿਚ,

੬. ਲਾਲ ਲਬਾਂ ਤੋਂ ਨਮਕ ਪੈ ਰਿਹਾ, ਹੁਣ ਤਾਂ ਹੈਵੇ ਰੱਬ ਰਾਖਾ।

੭. ਆ ਮੇਰੀ ਅਖ-ਪੁਤਲੀ ਬਹਿ ਜਾ ਇਹ ਤੇਰਾ ਹੈ ਘਰ ਸਤਿਗੁਰ!

੮. ਰੋਂਦੀਆਂ ਅੱਖੀਆਂ ਵਿਚ ਸਮਾ ਜਾ, ਤੇਰਾ ਹੈਵੇ ਰਬ ਰਾਖਾ।

੯. ਝੁੰਮ ਝੁੰਮਦੇ ਸਰੂ ਵਾਂਗ ਤੂੰ, ਚਮਨ ਅਸਾਡੇ ਫੇਰਾ ਪਾ,

੧੦. ਫੇਰਾ ਪਾਵੇਂ, ਖੁਸ਼ੀਆਂ ਹੋਵਣ, ਤੇਰਾ ਹੋਸੀ ਰਬ ਰਾਖਾ।

{ਕ: ਧ: ਚ:-੧, ਅਧਿ-੪੩}

